

ਮੁਖਵਾਕ ਨੰਬਰ ੧੧੩

[ਆਦਿ ਅੰਗ ੭੦੯]

**ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ  
ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ  
ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ ਪਉੜੀ ॥ ਜਾ ਪ੍ਰਭੁ ਭਏ ਦਇਆਲ ਨ ਬਿਆਪੈ ਮਾਇਆ ॥  
ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ  
ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥**

ਸਤਿਗੁਰੂ ਜੀ ਦਾ ਇਹ ਪਵਿਤ੍ਰ ਬਚਨ ਜੈਤਸਰੀ ਰਾਗ ਦੀ ਵਾਰ ਵਿੱਚ ਅਠਾਰਵੇਂ ਸਲੋਕ ਦੇ ਰੂਪ ਵਿੱਚ ਅੰਕਿਤ ਹੈ। ਇਸ ਵਿੱਚ ਦਿਆਲੂ ਪਰਮੇਸ਼ਰ ਦੀ ਦਿਆਲਤਾ, ਦੁਖ ਨਾਸ ਕਰਨ ਵਾਲੀ ਸ਼ਕਤੀ ਦਾ ਵਰਨਣ ਕਰਦੇ ਹਨ।

**ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥**

ਉਹ ਵਾਹਿਗੁਰੂ ਪ੍ਰਮੇਸ਼ਰ ਦਇਆ ਦੇ ਕਰਣੰ=ਕਰਨ ਵਾਲਾ ਹੈ, ਦੁਖਾਂ ਦੇ ਹਰਣੰ=ਨਾਸ ਕਰਨ ਵਾਲਾ ਹੈ ਇਸ ਲਈ ਹੇ ਜੀਵ ਉਸ ਦੇ ਨਾਮ ਅਤੇ ਕੀਰਤਨਹ=ਜਸ ਨੂੰ ਉਚਾਰਨ ਕਰ। ਅਥਵਾ-ਜਦੋਂ ਦੁਖਾਂ ਦੇ ਹਰਣ ਵਾਲਾ ਵਾਹਿਗੁਰੂ ਦਇਆ ਕਰਦਾ ਹੈ ਤਦੋਂ ਹੀ ਜੀਵ ਨਾਮ ਦਾ ਸਿਮਰਨ ਅਤੇ ਉਸ ਦਾ ਜਸ ਰੂਪ ਕੀਰਤਨ ਉਚਾਰਨ ਕਰਦਾ ਹੈ। ਦਇਆ ਨੂੰ ਧਰਮ ਦਾ ਮੁੱਢ ਮੰਨਿਆ ਹੈ। ਜਿਵੇਂ ਧਰਤੀ ਤੋਂ ਬਿਨਾਂ ਕੋਈ ਪੇਡ ਨਹੀਂ ਪੈਦਾ ਹੋ ਸਕਦਾ। ਇਸੇ ਤਰ੍ਹਾਂ ਦਇਆ ਰੂਪ ਧਰਤੀ ਤੋਂ ਬਿਨਾਂ ਧਰਮ ਰੂਪ ਬਿੱਛ ਦੀ ਉਤਪਤੀ ਨਹੀਂ ਹੋ ਸਕਦੀ। ਹਰ ਬਿੱਛ ਆਪਣੇ ਮੁੱਢ ਦੇ ਆਸਰੇ ਹੀ ਵਧਦਾ-ਫੁੱਲਦਾ ਤੇ ਫਲਦਾ ਹੈ। ਇਸੇ ਤਰ੍ਹਾਂ ਹਰ ਧਰਮ, ਦਇਆ ਰੂਪ ਮੁੱਢ ਤੋਂ ਬਿਨਾਂ ਸੁਭ ਗੁਣਾਂ ਰੂਪ ਪੱਤੇ, ਗਿਆਨ ਰੂਪ ਫਲ ਤੋਂ ਹੀਣਾ ਹੈ। ਸ਼ਾਂਤੀ ਰੂਪੀ ਛਾਂ ਵੀ ਨਹੀਂ ਹੋ ਸਕਦੀ। ਇਸ ਕਰਕੇ ਧਰਮ ਦਾ ਮੁੱਢ ਦਇਆ ਨੂੰ ਮੰਨਿਆ ਹੈ। ਜਿਵੇਂ ਪਾਪਾਂ ਦਾ ਮੁੱਢ ਅਭਿਮਾਨ ਹੈ ਇਸੇ ਤਰ੍ਹਾਂ ਦਇਆ ਧਰਮ ਦਾ ਮੁੱਢ ਹੈ।

ਯਥਾ— ਦਇਆ ਧਰਮ ਕਾ ਮੂਲ ਹੈ ਪਾਪ ਮੂਲ ਅਭਿਮਾਨ ॥

ਤੁਲਸੀ ਦਇਆ ਨ ਛੋਡੀਐ ਜਬ ਲਗ ਘਟ ਮੈਂ ਪ੍ਰਾਨ ॥

ਜਿਸ ਤਰ੍ਹਾਂ ਹਰ ਇਕ ਜੀਵ ਦੇ ਪੈਦਾ ਕਰਨ ਵਾਲੀ ਕੋਈ ਨਾ ਕੋਈ ਮਾਂ ਹੈ। ਅਗਰ ਮਾਂ ਨਾ ਹੋਵੇ ਤਾਂ ਪੁੱਤਰ ਦਾ ਹੋਣਾ ਅਸੰਭਵ ਹੈ। ਇਸੇ ਤਰ੍ਹਾਂ ਕੋਈ ਵੀ ਆਸਤਿਕ ਮੱਤ ਦਇਆ ਤੋਂ ਬਿਨਾਂ ਧਰਮੀ ਨਹੀਂ ਹੋ ਸਕਦਾ।

ਯਥਾ— ਧੌਲੁ ਧਰਮੁ ਦਇਆ ਕਾ ਪੂਤੁ ॥

[ਜਪੁਜੀ ਸਾਹਿਬ, ਅੰਗ ੩]

ਇਸੇ ਲਈ ਸਿੱਖ ਧਰਮ ਵਿੱਚ ਦਇਆ ਨੂੰ ਧਰਮ ਦੀ ਮਾਂ ਦੱਸਿਆ ਹੈ। ਜਦੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖਾਲਸੇ ਦੀ ਸਿਰਜਨਾ ਕੀਤੀ ਤਾਂ ਆਪਾ ਸਮਰਪਿਤ ਕਰਨ ਵਾਸਤੇ ਦਇਆ ਰਾਮ ਦੇ ਰੂਪ ਵਿੱਚ ਰਮੇ ਹੋਏ ਰਾਮ ਦੀ ਭੇਜੀ ਦਇਆ ਸੀ। ਜਿਸ ਤੋਂ ਦੂਜੇ ਨੰਬਰ ਤੇ ਧਰਮ ਦੀ ਵਾਰੀ ਆਈ। ਜਿਤਨੇ ਵੀ ਅਵਤਾਰ ਪੈਗੰਬਰ, ਰਿਸ਼ੀ ਮੁਨੀ ਦੇਵਤਾ ਹੋਏ ਸਭ ਦਾ ਦਇਆ ਭੂਖਣ ਰਹੀ ਹੈ। ਇਹ ਵਾਹਿਗੁਰੂ ਵਲੋਂ ਦਿੱਤਾ ਹੋਇਆ ਮਹਾਨ ਗੁਣ ਹੈ। ਜਿਸ ਦਾ ਮਾਲਕ ਆਪ ਵਾਹਿਗੁਰੂ ਪ੍ਰਮੇਸ਼ਰ ਹੈ। ਕਿਉਂਕਿ ਉਸ ਵਰਗੀ ਦਇਆ ਤਾਂ ਉਹੀ ਕਰ ਸਕਦਾ ਹੈ। ਜਾਂ ਉਹ ਕਿਸੇ ਦੇਹ ਦੇ ਵਿੱਚ ਪ੍ਰਗਟ ਹੋ ਕੇ ਆਪਣੇ ਇਸ ਮਹਾਨ ਗੁਣ ਦਾ ਪ੍ਰਗਟਾਵਾ ਕਰਦਾ ਹੈ। ਪਰ ਜਦੋਂ ਕੋਈ ਸੰਤ ਭਗਤ ਇਸ ਗੁਣ ਨੂੰ ਧਾਰਨ ਕਰ ਲੈਂਦਾ ਹੈ ਤਾਂ ਵਾਹਿਗੁਰੂ ਉਸ ਨਾਲ ਪਿਆਰ ਕਰਦਾ ਹੈ ਅਤੇ ਖੁਸ਼ ਹੁੰਦਾ ਹੈ ਕਿ ਮੇਰੇ ਵਾਲਾ ਕਰਮ ਇਸਨੇ ਕੀਤਾ ਹੈ।

ਯਥਾ— ਸੋਈ ਸੰਤੁ ਜਿ ਭਾਵੈ ਰਾਮ ॥ ਸੰਤੁ ਗੋਬਿੰਦ ਕੈ ਏਕੈ ਕਾਮ ॥

[ਗੋਡ ਮ: ੫, ਅੰਗ ੮੬੭]

ਪ੍ਰਮਾਤਮਾ ਵੀ ਜੀਵਾਂ ਤੇ ਦਇਆ ਕਰਦਾ ਹੈ ਤੇ ਸੰਤ ਵੀ ਜੀਵਾਂ ਤੇ ਦਇਆ ਕਰਦਾ ਹੈ ਇਸ ਲਈ ਸੰਤ ਅਤੇ ਪ੍ਰਮੇਸ਼ਰ ਦਾ ਇਕੋ ਕਰਮ ਹੈ। ਜਿਸ ਦੇ ਅੰਦਰ ਦਇਆ ਹੈ ਉਹੀ ਦੂਜੇ ਦਾ ਦੁਖ ਵੰਡਾ ਸਕਦਾ ਹੈ। ਅਹਿਜੇ ਸੱਤ ਪੁਰਸ਼ਾਂ ਦੀਆਂ ਅਨੇਕਾਂ ਸਾਖੀਆਂ ਇਤਿਹਾਸ ਵਿੱਚ ਆਉਂਦੀਆਂ ਹਨ। ਸੰਸਾਰ ਵਿੱਚ ਕੁਝ ਅਜਿਹੇ ਧਰਮ ਵੀ ਹਨ ਜੋ ਮੂੰਹ ਤੇ ਪੱਟੀਆਂ ਬੰਨ੍ਹ ਕੇ ਦਇਆ ਦੀ ਫੋਕੀ ਪ੍ਰਦਰਸ਼ਨੀ ਕਰਦੇ ਹਨ। ਇਸ ਦਇਆ ਨੇ ਸਾਡੇ ਸਮਾਜ ਨੂੰ ਗੁਲਾਮੀ ਦੀਆਂ ਪੱਕੀਆਂ ਜੰਜੀਰਾਂ ਵਿੱਚ ਜਕੜ ਦਿੱਤਾ। ਸਾਡੀਆਂ ਬੱਚੀਆਂ ਗਜ਼ਨੀ ਵਿੱਚ ਇੱਕ-ਇੱਕ ਟਕੇ ਨੂੰ ਵਿਕੀਆਂ। ਸਾਡੇ ਦੇਸ਼ ਦੇ ਲੋਕਾਂ ਦੀ ਗੈਰਤ ਮਰ ਚੁੱਕੀ ਸੀ। ਜੇ ਦਇਆ ਦਾ ਅਸਲੀ ਨਮੂਨਾ ਵੇਖਣਾ ਹੋਵੇ ਤਾਂ ਇਤਿਹਾਸ ਦੇ ਪੰਨਿਆਂ ਤੇ ਖਾਲਸੇ ਦੀ ਮਾਰੀ ਉਹ ਮਾਰ ਵੇਖੋ। ਜਦੋਂ ਸੱਤ ਦਿਨਾਂ ਦੇ ਭੁੱਖਿਆਂ ਸਿੰਘਾਂ ਨੇ ਬੱਲੇ ਦੇ ਹੈਡ ਤੇ ਅਠਾਰਾਂ ਹਜ਼ਾਰ ਹਿੰਦੁਸਤਾਨ ਦੀਆਂ ਕੰਨਿਆਂ ਨੂੰ ਛੁਡਾ ਕੇ ਉਨ੍ਹਾਂ ਦੇ ਘਰੋਂ ਘਰੀ ਪਹੁੰਚਾਇਆ। ਖਾਲਸੇ ਦੇ ਦਇਆਵਾਨ ਹੋਣ ਦਾ ਤੇ ਦੁੱਖਾਂ ਨੂੰ ਹਰਨ ਵਾਲੇ ਹੋਣ ਤਾਂ ਇਹ ਪ੍ਰਤੱਖ ਸਬੂਤ ਹੈ। ਜੋ ਅਕਾਲ ਪੁਰਖ ਵਿੱਚ ਗੁਣ ਉਹੀ ਅਕਾਲ ਪੁਰਖ ਦੀ ਫੌਜ ਖਾਲਸੇ ਵਿੱਚ ਪ੍ਰਤੱਖ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਨੇ ਹਿੰਦੂ ਧਰਮ ਤੇ ਦਇਆ ਕੀਤੀ ਤੇ ਹਿੰਦੂ ਧਰਮ ਦੇ ਧਰਮ ਸੰਕਟ ਰੂਪ ਦੁੱਖ ਨੂੰ ਦੂਰ ਕਰਨ ਵਾਸਤੇ ਭਾਵੇਂ ਆਪਣੇ ਸੀਸ ਦਾ ਬਲੀਦਾਨ ਦੇਣਾ ਪਿਆ। ਇਸ ਦਇਆ ਦੇ ਉਤੇ ਹੀ ਧਰਮ ਪੁੱਤਰ ਯੁਧਿਸ਼ਠਰ ਦੀ ਸਾਖੀ ਆਉਂਦੀ ਹੈ। ਧਰਮ ਪੁੱਤਰ ਯੁਧਿਸ਼ਠਰ ਜਦੋਂ ਵੀ ਭਗਵਾਨ ਕ੍ਰਿਸ਼ਨ ਜੀ ਦੇ ਦਰਸ਼ਨ ਕਰਨ ਜਾਂਦੇ ਤਾਂ ਭਗਵਾਨ ਜੀ ਹੇ ਰਾਜਨ ਕਹਿ ਕੇ ਬੁਲਾਇਆ ਕਰਦੇ। ਧਰਮ ਪੁੱਤਰ ਦੇ ਮਨ ਵਿੱਚ ਐਸਾ ਸੰਕਲਪ ਸੀ ਕਿ ਭਗਵਾਨ ਜੀ ਮੈਨੂੰ ਭਗਤ ਜੀ ਕਹਿ ਕੇ ਬੁਲਾਉਣ ਮੈਂ ਭਗਵਾਨ ਜੀ ਦੀ ਇਤਨੀ ਭਗਤੀ ਕਰਦਾ ਹਾਂ। ਇਕ ਦਿਨ ਧਰਮ ਪੁੱਤਰ ਯੁਧਿਸ਼ਠਰ ਸ਼ਿਕਾਰ ਦੀ ਭਾਲ ਲਈ ਜੰਗਲ ਵਿੱਚ ਗਏ। ਉਥੇ ਕੀ ਦੇਖਿਆ? ਕਿ ਇਕ ਭੀਲਾਂ ਦੀ ਲੜਕੀ ਬੜੇ ਦੁੱਖ ਵਿੱਚ ਰੋ-ਕੁਰਲਾ ਰਹੀ ਹੈ ਅਤੇ ਬਿਗਬਲ ਹੋਈ ਮਦਦ ਲਈ ਕਿਸੇ ਦਾ ਸਹਾਰਾ ਤੱਕ ਰਹੀ ਹੈ। ਅਚਾਨਕ ਧਰਮ ਪੁੱਤਰ ਯੁਧਿਸ਼ਠਰ ਇਸ ਲੜਕੀ ਕੋਲ ਆ ਪਹੁੰਚੇ ਤੇ ਪੁੱਛਿਆ ਬੀਬੀ ਤੂੰ ਰੋ ਕਿਉਂ ਰਹੀ ਹੈ ਤੈਨੂੰ ਕੀ ਤਕਲੀਫ ਹੈ। ਲੜਕੀ ਕਹਿਣ ਲਗੀ ਮਹਾਰਾਜ! ਸਾਡੀ ਪਸ਼ੂ ਬਿਰਤੀ ਹੈ। ਉਸ ਪਸ਼ੂ ਬਿਰਤੀ ਦੇ ਸੁਭਾਅ ਅਨੁਸਾਰ ਮੈਂ ਜੰਗਲ ਵਿੱਚ ਲੱਕੜਾਂ ਚੁਗਣ ਵਾਸਤੇ ਆ ਗਈ ਘਰ ਵਿੱਚ ਬਹੁਤੀ ਗਰੀਬੀ ਹੈ। ਮੈਨੂੰ ਬੱਚਾ ਪੈਦਾ ਹੋਣ ਵਾਲਾ ਹੈ। ਪਰਸੂਤਾ ਵਾਯੂ ਦੀਆਂ ਪੀੜਾਂ ਸਹਿਨ ਨਹੀਂ ਹੋ ਰਹੀਆਂ ਦਾਈ ਮੇਰੇ ਪਾਸ ਨਹੀਂ ਹੈ। ਹੋਰ ਕੋਈ ਮੇਰੀ ਮਾਤਾ, ਭੈਣ ਜਾਂ ਹੋਰ ਔਰਤ ਨਹੀਂ ਹੈ ਜੋ ਇਸ ਦੁੱਖ ਸਮੇਂ ਬੱਚੇ ਦੇ ਜਨਮ ਦਿਵਾਉਣ ਵਿੱਚ ਮੇਰੀ ਮਦਦ ਕਰਦੀ। ਇਸ ਲਈ ਮਦਦ ਦੀ ਲੋੜ ਹੈ। ਆਪ ਦਇਆ ਕਰਕੇ ਮੇਰੇ ਇਸ ਦੁੱਖ ਵਿੱਚ ਸਹਾਇਤਾ ਕਰੋ। ਤਾਂ ਧਰਮ ਪੁੱਤਰ ਨੇ ਅੱਖਾਂ ਤੇ ਪੱਟੀ ਬੰਨ੍ਹ ਕੇ ਉਸ ਦਾ ਪੇਟ ਮਲਣਾ ਕੀਤਾ ਅਤੇ ਬੱਚਾ ਪੈਦਾ ਕਰਾਉਣ ਵਿੱਚ ਮਦਦ ਕੀਤੀ। ਭਾਵੇਂ ਅਤਿਅੰਤ ਔਖਾ ਕਰਤਬ ਸੀ ਪਰ ਧਰਮ ਪੁੱਤਰ ਨੇ ਦਇਆਵਾਨ ਹੋਣ ਦਾ ਸਬੂਤ ਦਿੰਦਿਆਂ ਦਾਈ ਵਾਲਾ ਕਰਤਬ ਨਿਭਾਇਆ ਤੇ ਬੱਚਾ ਸੁਖ-ਸਾਂਦ ਨਾਲ ਪੈਦਾ ਹੋ ਗਿਆ ਤਾਂ ਉਸ ਬੀਬੀ ਨੇ ਹਿਰਦੇ ਤੋਂ ਅਸੀਸਾਂ ਦਿੱਤੀਆਂ। ਜਦੋਂ ਧਰਮ ਪੁੱਤਰ ਯੁਧਿਸ਼ਠਰ ਸ੍ਰੀ ਕ੍ਰਿਸ਼ਨ ਜੀ ਦੇ ਕੋਲ ਆਇਆ ਤਾਂ ਜੋ ਇਤਨੀ ਦੇਰ ਦਾ ਭਗਤ ਕਰਾਉਣ ਦਾ ਸੰਕਲਪ ਮਨ ਵਿੱਚ ਸੀ ਭਗਵਾਨ ਜੀ ਨੇ ਅਚਾਨਕ ਕਿਹਾ “ਆਉ ਭਗਤ ਜੀ!” ਤਾਂ ਧਰਮ ਪੁੱਤਰ ਕਹਿਣ ਲੱਗਾ ਕਿ ਮੈਂ ਕੋਈ ਭਗਤੀ ਵਾਲਾ ਕਰਮ ਨਹੀਂ ਕੀਤਾ ਅੱਜ ਅਚਾਨਕ ਹੀ ਆਪ ਜੀ ਨੇ ਮੈਨੂੰ ਭਗਤ ਜੀ ਕਹਿ ਦਿੱਤਾ ਇਸ ਦਾ ਕੀ ਕਾਰਨ ਹੈ। ਕ੍ਰਿਸ਼ਨ ਜੀ ਕਹਿਣ ਲੱਗੇ ਕਿ ਤੂੰ ਇੱਕ ਰਾਜਾ ਹੁੰਦਾ ਹੋਇਆ ਇਕ ਬੇਸਹਾਰਾ ਇਸਤ੍ਰੀ ਤੇ ਤਰਸ ਕਰਕੇ ਇਕ ਦਾਈ ਵਾਲੀ ਸੇਵਾ ਕਰਕੇ ਆਇਆ ਹੈ। ਇਸ ਦਇਆ ਵਾਲੇ ਕਰਮ ਨੇ ਤੈਨੂੰ ਭਗਤ ਜੀ ਕਰਾਇਆ ਹੈ। ਤੇਰੇ ਅੰਦਰ ਭਗਤੀ ਹੋਣ ਕਰਕੇ ਤੈਨੂੰ ਭਗਤ ਕਿਹਾ ਹੈ। ਜੋ ਕਿਸੇ ਦੁੱਖੀ ਨੂੰ ਦੇਖਕੇ ਉਸ ਦਾ ਦੁੱਖ ਦੂਰ ਕਰਨਾ ਹੈ ਇਸ ਦਾ ਨਾਮ ਦਇਆ ਹੈ। ਇਹ ਦਇਆ ਕੀਤੀ ਹੋਈ ਵਾਹਿਗੁਰੂ ਦੇ ਚਰ ਤੇ ਪ੍ਰਵਾਨ ਹੁੰਦੀ ਹੈ। ਜੀਵਾਂ ਤੇ ਤਰਸ ਕਰਨੇ ਕਰਕੇ ਅਠਾਹਠ ਤੀਰਥਾਂ ਦਾ ਪੁੰਨ ਫਲ ਪ੍ਰਾਪਤ ਹੁੰਦਾ ਹੈ।

ਯਥਾ— ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥

[ਮਾਝ ਮ: ੫, ਅੰਗ ੧੩੬]

ਮਨ ਵਿੱਚ ਸੰਤੋਖ ਧਾਰ ਕੇ ਦਇਆ ਕਰਨੀ ਇਸ ਵਰਗਾ ਕੋਈ ਵੀ ਬਰਤ ਨਹੀਂ।

ਯਥਾ— ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥

[ਗਉੜੀ ਮ: ੫, ਅੰਗ ੨੯੯]

ਦਇਆ ਇਕ ਐਸਾ ਗੁਣ ਹੈ ਕਿ ਜੋ ਪੁਰਸ਼ ਜੀਵਾਂ ਨੂੰ ਦੁੱਖ ਨਹੀਂ ਬਲਕਿ ਸੁਖ ਦਿੰਦੇ ਹਨ ਉਹ ਪਤਿ=ਇੱਜ਼ਤ ਨਾਲ ਪ੍ਰਲੋਕ ਰੂਪੀ ਘਰ ਨੂੰ ਚਲੇ ਜਾਂਦੇ ਹਨ।

ਯਥਾ— ਦੁਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ [ਵਾਰ ਗਉੜੀ ਮ: ੫, ਅੰਗ ੩੨੨]

ਸੋ ਇਸ ਪ੍ਰਕਾਰ ਦਇਆ ਦਾ ਕਿਣਕਾ ਜਿਸ ਪੁਰਸ਼ ਦੇ ਹਿਰਦੇ ਵਿੱਚ ਵਸਦਾ ਹੈ ਪ੍ਰਮਾਤਮਾ ਦੀ ਉਸ ਤੇ ਇਸ ਲਈ ਖੁਸ਼ੀ ਹੁੰਦੀ ਹੈ ਕਿਉਂਕਿ ਪ੍ਰਮਾਤਮਾ ਆਪ ਦਇਆ ਦਾ ਸਾਗਰ ਹੈ। ਜੋ ਉਸਦੇ ਨਾਮ ਦਾ ਉਚਾਰਨ ਕਰਦੇ ਹਨ ਉਨ੍ਹਾਂ ਦੇ ਦੁੱਖਾਂ ਦਾ ਨਾਸ ਕਰਦਾ ਹੈ। ਸ਼ਬਦ ਦੀ ਪਹਿਲੀ ਤੁਕ ਵਿੱਚ ਹੀ ਇਸ ਗੁਣ ਦਾ ਕਥਨ ਕੀਤਾ ਹੈ।

### ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥

ਸਤਿਗੁਰੂ ਜੀ ਉਚਾਰਨ ਕਰਦੇ ਹਨ ਕਿ ਜੇ ਭਗਵਾਨਹ=ਭਗਵਾਨ-ਵਾਹਿਗੁਰੂ ਪ੍ਰਮੇਸ਼ਰ ਦੀ ਦਿਆਲਤਾ ਹੋਵੇ ਤਾਂ ਇਹ ਜੀਵ ਮਾਇਆ ਵਿੱਚ ਲਿਪਾਏਮਾਨ ਨਹੀਂ ਹੁੰਦਾ। ਹਰ ਇੱਕ ਜੀਵ ਮਾਇਆ ਦੀ ਲਪੇਟ ਵਿੱਚ ਭਾ ਮਾਇਆ ਦੀ ਪਕੜ ਵਿੱਚ ਆਇਆ ਹੋਇਆ ਹੈ।

ਯਥਾ— ੧. ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥

[ਭੈਰਉ ਕਬੀਰ ਜੀ, ਅੰਗ ੧੧੬੦]

੨. ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੁਠੀ ਦੁਨੀਆ ॥

[ਮਾਰੂ ਮ: ੫, ਅੰਗ ੧੦੦੪]

ਮਾਇਆ ਨੂੰ ਸਰਪ ਨਾਲ ਤੁਲਨਾ ਦੇ ਕੇ ਇਸ ਦੀ ਕਾਮ ਕ੍ਰੋਧ ਦੀ ਜ਼ਹਿਰ ਜੋ ਪੂਰੇ ਸੰਸਾਰ ਦੇ ਜੀਵਾਂ ਦੇ ਸਰੀਰਾਂ ਵਿੱਚ ਫੈਲੀ ਹੋਈ ਹੈ। ਇਸ ਵਿਹੂ ਨੂੰ ਮਾਰਨ ਦਾ ਢੰਗ ਤੇ ਮਾਇਆ ਦੇ ਘੇਰੇ ਤੋਂ ਛੁਟਣ ਦਾ ਜਤਨ ਸਤਿਗੁਰੂ ਜੀ ਦੱਸ ਰਹੇ ਹਨ :—

ਯਥਾ— ੧. ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥

ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥

[ਸਲੋਕ ਮ: ੩, ਅੰਗ ੧੪੧੫]

੨. ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥

[ਰਾਮਕਲੀ ਮ: ੩, ਅੰਗ ੯੨੧]

### ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥

ਜਿਸ ਦਾ ਪ੍ਰਭੂ=ਵਾਹਿਗੁਰੂ ਆਪ ਰਖੰਦੜੋ=ਰਖਿਅਕ=ਰਾਖਾ ਹੋਇਆ ਹੈ ਉਸ ਦੇ ਅੰਦਰੋਂ ਬਲੰਦੜੀ=ਬਲਦੀ ਹੋਈ ਤ੍ਰਿਸ਼ਨਾਂ ਰੂਪੀ ਅਗਨੀ ਬੁਝ ਗਈ।

ਯਥਾ— ੧. ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥

[ਵਾਰ ਮਾਝ ਮ: ੧, ਅੰਗ ੧੪੭]

੨. ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥

ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭੁ ਸਿਉ ਲਾਗੈ ਪੂਰਨ ਧਿਆਨੁ ॥

[ਧਨਾਸਰੀ ਮ: ੫, ਅੰਗ ੬੮੨]

੩. ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥

[ਗਉੜੀ ਸੁਖਮਨੀ ਮ: ੫, ਅੰਗ ੨੮੧]

## ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥

ਸਤਿਗੁਰੂ ਜੀ ਉਚਾਰਨ ਕਰਦੇ ਹਨ ਕਿ ਜਿਸ ਵਾਹਿਗੁਰੂ ਨੇ ਮੇਦਨੀ=ਸ੍ਰਿਸ਼ਟੀ ਉਪਾਈ=ਪੈਦਾ ਕੀਤੀ ਹੈ ਸੋ=ਉਸ ਪ੍ਰਭੁ=ਮਾਲਕ ਦੇ ਜਾਪ ਨੂੰ ਜਪਣਾ ਕਰ।

## ਪਉੜੀ ॥ ਜਾ ਪ੍ਰਭੁ ਭਏ ਦਇਆਲ ਨ ਬਿਆਪੈ ਮਾਇਆ ॥

ਜਾ ਪ੍ਰਭੁ=ਮਾਲਕ ਦਇਆਲ=ਦਿਆਲੂ ਹੋਵੇ ਤਾਂ ਜੀਵ ਨੂੰ ਮਾਇਆ ਨਹੀਂ ਬਿਆਪਦੀ। ਜਿਸ ਤੇ ਉਸ ਦੀ ਕਿਰਪਾ ਹੋ ਜਾਵੇ ਉਸ ਦੇ ਮਨ ਤੇ ਮਾਇਆ ਪ੍ਰਭਾਵ ਨਹੀਂ ਪਾ ਸਕਦੀ ॥

## ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥

ਇਕ ਹਰਿ=ਪ੍ਰਮੇਸ਼ਰ ਦੇ ਨਾਮ ਦੇ ਧਿਆਉਣ ਕਰਕੇ ਕੋਟਿ=ਕੋੜਾਂ ਹੀ ਅਘਾ=ਪਾਪ ਨਾਸ=ਖਤਮ ਹੋ ਗਏ।

ਯਥਾ— ੧. ਕਟੇ ਪਾਪ ਅਸੰਖ ਨਾਵੈ ਇਕ ਕਟੀ ॥ [ਵਾਰ ਮਲਾਰ ਮ: ੫, ਅੰਗ ੧੨੮੩]

੨. ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ [ਵਾਰ ਜੈਤਸਰੀ ਮ: ੫, ਅੰਗ ੭੦੭]

## ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥

ਸੰਤ ਜਨਾਂ ਦੀ ਚਰਨ ਧੂੜੀ ਵਿਚ ਨਾਇਆ=ਇਸ਼ਨਾਨ ਕਰਨ ਕਰਕੇ ਸਰੀਰ ਦੇ ਮਨ ਬੁਧ ਭਾਵ ਅੰਤਹਕਰਣ ਪਵਿੱਤਰ ਹੋ ਗਏ।

ਯਥਾ— ੧. ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥

ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥

[ਬਿਲਾਵਲੁ ਮ: ੫, ਅੰਗ ੮੨੮]

੨. ਸੇਵਉ ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰ ਕਰੇਰੈ ॥

ਅਠਸਠਿ ਮਜਨੁ ਮੈਲੁ ਕਟੇਰੈ ॥

[ਕਾਨੜਾ ਮ: ੫, ਅੰਗ ੧੩੦੪]

## ਮਨ ਤਨ ਭਏ ਸੰਤੋਖ ਧੂਰਨ ਪ੍ਰਭੁ ਪਾਇਆ ॥

ਜਦੋਂ ਪਰੀਪੂਰਨ ਪ੍ਰਭੁ=ਮਾਲਕ ਨੂੰ ਪਾਇਆ=ਪ੍ਰਾਪਤ ਕਰ ਲਿਆ ਤਾਂ ਮਨ ਅਤੇ ਤਨ ਵਿੱਚ ਸੰਤੋਖ ਪ੍ਰਾਪਤ ਹੋ ਗਿਆ। ਸੰਤੋਖ ਇਕ ਅਜਿਹਾ ਗੁਣ ਹੈ ਜਿਸ ਦੀ ਪ੍ਰਾਪਤੀ ਤੋਂ ਬਿਨਾਂ ਪਦਾਰਥਾਂ ਨਾਲ ਕੋਈ ਰੱਜਿਆ ਨਹੀਂ ਜਦੋਂ ਰਜਿਆ ਤਾਂ ਸੰਤੋਖ ਦੀ ਪ੍ਰਾਪਤੀ ਤੋਂ ਬਾਅਦ ਹੀ ਰੱਜਿਆ।

ਯਥਾ— ਸਗ ਸਖੇ ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥

ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥

ਬਿਨਾ ਸੰਤੋਖ ਨਹੀ ਕੋਉ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥

[ਗਉੜੀ ਸੁਖਮਨੀ ਮ: ੫, ਅੰਗ ੨੭੯]

## ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥

ਉਨ੍ਹਾਂ ਦੇ ਸੰਗ ਕਰਕੇ ਕੁਟੰਬ=ਪਰਿਵਾਰ ਦੇ ਲੋਗ ਅਤੇ ਕੁਲ ਦੇ ਸਾਰੇ ਲੋਗ ਤਰ ਗਏ ਹਨ।

ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੧੧੪

[ਆਦਿ ਅੰਗ ੭੧੧]

**ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ  
ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ  
ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ  
ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥**

### ਟੋਡੀ ਮਹਲਾ ੫ ॥

ਇਹ ਅੰਮ੍ਰਿਤ ਬਚਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਟੋਡੀ ਰਾਗ ਵਿੱਚ ਅੰਕਿਤ ਹੈ।

### ਹਰਿ ਬਿਸਰਤ ਸਦਾ ਖੁਆਰੀ ॥

ਹਰਿ=ਪ੍ਰਮੇਸ਼ਰ ਵਾਹਿਗੁਰੂ ਨੂੰ ਬਿਸਰਤ=ਭੁੱਲ ਜਾਣ ਕਰਕੇ ਸਦਾ ਹੀ ਖੁਆਰੀ=ਖਰਾਬੀ ਹੁੰਦੀ ਹੈ। ਅਥਵਾ-  
ਹਰਿ=ਹਰ ਤਰ੍ਹਾਂ ਦੇ ਬਿਸ=ਬਿਸ਼ਿਆਂ ਵਿੱਚ ਰਤ=ਪ੍ਰੀਤੀ ਕਰਨ ਨਾਲ ਸਦਾ ਹੀ ਲੋਕ ਪ੍ਰਲੋਕ ਵਿੱਚ ਖੁਆਰੀ=ਬੇਇੱਜ਼ਤੀ  
ਹੁੰਦੀ ਹੈ। ਨਾਮ ਨੂੰ ਵਿਸਾਰ ਕੇ ਜੋ ਜੀਵ ਦੀ ਦਸ਼ਾ ਹੁੰਦੀ ਹੈ ਇਸ ਪ੍ਰੀਤੀ ਹੋਰ ਕਈ ਜਗ੍ਹਾ ਪ੍ਰਮਾਣ ਆਇਆ ਹੈ :-

ਯਥਾ— ਹਰਿ ਬਿਸਰਤ ਸੋ ਮੁਆ ॥੧॥ਰਹਾਉ॥

**ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੁਆ ॥**

[ਆਸਾ ਮ: ੫, ਅੰਗ ੪੦੭]

ਨਾਮ ਨੂੰ ਬਿਸਾਰਨ ਵਾਲਾ ਵੀ ਇਕ ਅਪਣੀ ਕਿਸਮ ਦੀ ਮੌਤ ਮਰਦਾ ਹੈ। ਇਕ ਜਿਸਮਾਨੀ ਮੌਤ ਹੁੰਦੀ  
ਹੈ। ਜਿੰਨੀ ਜਿਸਮਾਨੀ ਉਮਰ ਪ੍ਰਮਾਤਮਾ ਦੇ ਦਰ ਤੋਂ ਮਿਲੀ ਹੈ ਉਸਨੂੰ ਭੋਗ ਕੇ ਜਦੋਂ ਜੀਵ ਆਤਮਾ ਦੇਹ ਤੋਂ ਅਲੱਗ  
ਹੋ ਜਾਂਦੀ ਹੈ ਇਸਨੂੰ ਜਿਸਮਾਨੀ ਮੌਤ ਕਹਿੰਦੇ ਹਨ। ਦੂਜੀ ਰਾਜਨੀਤਕ ਮੌਤ ਹੁੰਦੀ ਹੈ। ਜੋ ਮਨੁੱਖ ਰਾਜਨੀਤਕ  
ਤਲ ਤੇ ਖੜਾ ਹੈ ਦੂਸਰੇ ਰਾਜਨੀਤਕ ਲੋਕਾਂ ਦੀ ਕੋਈ ਅਜਿਹੀ ਚਾਲ ਜਿਸ ਨਾਲ ਸਮਾਜ ਦੇ ਲੋਕਾਂ ਵਿੱਚ ਉਸ  
ਪ੍ਰੀਤੀ ਘਿਰਨਾ ਪੈਦਾ ਹੋ ਜਾਏ। ਲੋਕਾਂ ਦੇ ਮਨ ਤੋਂ ਉਸ ਦਾ ਪਿਆਰ-ਇੱਜ਼ਤ ਖਤਮ ਹੋ ਜਾਏ ਜਿਸ ਕਾਰਨ ਰਾਜਨੀਤਕ  
ਸੱਤਾ ਖਤਮ ਹੋ ਜਾਏ। ਇਸਨੂੰ ਰਾਜਨੀਤਕ ਮੌਤ ਕਹਿੰਦੇ ਹਨ। ਤੀਜੀ ਧਾਰਮਿਕ ਮੌਤ ਜੋ ਬੰਦਾ ਆਪਣਾ ਈਮਾਨ  
ਵੇਚ ਬੈਠੇ ਧਰਮੀ ਲੋਕਾਂ ਵਿੱਚ ਉਸ ਦਾ ਅਧਰਮ ਨੰਗਾ ਹੋਣ ਤੋਂ ਉਸਨੂੰ ਅਧਰਮੀ ਮੰਨ ਲਿਆ ਜਾਵੇ ਇਸਨੂੰ ਧਾਰਮਿਕ  
ਮੌਤ ਕਹਿੰਦੇ ਹਨ। ਚੌਥੀ ਰੂਹਾਨੀਅਤ ਮੌਤ-ਨਾਮ ਚਿੰਤਨ ਕਰਨਾ ਰੂਹਾਨੀਅਤ ਜੀਵਨ ਹੈ ਤੇ ਨਾਮ ਚਿੰਤਨ ਨੂੰ  
ਭੁਲਾ ਦੇਣਾ ਰੂਹਾਨੀਅਤ ਮੌਤ ਹੈ।

ਯਥਾ— ੧. ਆਖਾ ਜੀਵਾ ਵਿਸਰੈ ਮਰਿ ਜਾਉ ॥

[ਆਸਾ ਮਹਲਾ ੧, ਅੰਗ ੯]

**੨. ਦਿਨਹਿ ਬਿਕਾਰ ਕਰਤ ਸੁਖੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥**

**ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥**

[ਬਿਤੀ ਗਉੜੀ ਮ: ੫, ਅੰਗ ੨੯੯]

ਸੁਭ ਗੁਣਾਂ ਦੀ ਰਖਿਆ ਕਰਨ ਵਾਲੀ ਸ਼ਕਤੀ ਵੀ ਨਾਮ ਸਿਮਰਨ ਹੀ ਹੈ ਨਾਮ ਨੂੰ ਭੁੱਲਣ ਦੇ ਨਾਲ ਸੁਭ  
ਗੁਣ ਗਲ ਜਾਂਦੇ ਹਨ।

ਯਥਾ— ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥

[ਮਾਰੂ ਮ: ੧, ਅੰਗ ੯੯੦]

ਇਸ ਲਈ ਸਤਿਗੁਰੂ ਜੀ ਨੇ ਪਹਿਲੀ ਪੰਗਤੀ ਵਿੱਚ ਹੀ ਇਹ ਸਿਧਾਂਤ ਦਿੱਤਾ ਹੈ ਕਿ ਪ੍ਰਮੇਸ਼ਰ ਦੇ ਨਾਮ ਨੂੰ  
ਭੁਲਣ ਕਰਕੇ ਜੀਵ ਖੱਜਲ-ਖੁਆਰ ਹੁੰਦਾ ਹੈ ਸਤਿਗੁਰੂ ਜੀ ਨੇ ਇਸ ਲਈ ਚੇਤਾ ਕਰਾਇਆ ਹੈ ਕਿ ਜੀਵ ਖੱਜਲ  
ਖੁਆਰ ਹੋਣ ਤੋਂ ਬਚ ਜਾਵੇ। ਜੋ ਵਾਹਿਗੁਰੂ ਦੇ ਆਸਰੇ ਰਹਿੰਦੇ ਹਨ।

## ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

ਹੇ ਵਾਹਿਗੁਰੂ! ਜਿਨ੍ਹਾਂ ਨੂੰ ਆਪ ਜੀ ਦੀ ਓਟ ਹੈ ਉਨ੍ਹਾਂ ਨੂੰ ਧੋਖਾ=ਸੰਸਾਰ ਕਿਸ ਤਰ੍ਹਾਂ ਬਿਆਪਦਾ ਹੈ? ਭਾਵ ਨਹੀਂ ਬਿਆਪਦਾ! ਅਸੀਂ ਸੰਸਾਰ ਵਿੱਚ ਆਮ ਵੇਖਦੇ ਹਾਂ ਕਿ ਜਿਸ ਕਿਸਮ ਦੀ ਮੁਸੀਬਤ ਪੈਂਦੀ ਹੈ ਉਸ ਮੁਸੀਬਤ ਤੋਂ ਬਚਣ ਲਈ ਉਸ ਤਰ੍ਹਾਂ ਦੀ ਓਟ ਲੈਣੀ ਪੈਂਦੀ ਹੈ। ਛੋਟੀਆਂ ਮੁਸੀਬਤਾਂ ਲਈ ਛੋਟੇ ਸਹਾਰੇ ਤੇ ਵੱਡੀਆਂ ਮੁਸੀਬਤਾਂ ਲਈ ਵੱਡੇ ਸਹਾਰੇ ਹਨ।

ਜੈਸਾ ਕਿ ਬਾਰਸ਼ ਪੈਂਦੀ ਵਿੱਚ ਬਾਰਸ਼ ਤੋਂ ਬਚਾਅ ਲਈ ਛਤਰੀ ਇਕ ਓਟ ਹੈ, ਛਤਰੀ ਦੀ ਓਟ ਵਿੱਚ ਆਇਆ ਮਨੁੱਖ ਬਾਰਸ਼ ਤੋਂ ਬਚ ਜਾਂਦਾ ਹੈ। ਦੁਸ਼ਮਣ ਤੋਂ ਬਚਣ ਲਈ ਲੜਨ ਵਾਲੇ ਫੌਜੀ ਮੋਰਚੇ ਦੀ ਓਟ ਲੈਂਦੇ ਹਨ ਤਾਂ ਕਿ ਦੁਸ਼ਮਣ ਤੋਂ ਬਚਿਆ ਜਾ ਸਕੇ। ਰਾਜੇ ਮਹਾਰਾਜਿਆਂ ਦੇ ਵੱਡੇ-ਵੱਡੇ ਕਿਲ੍ਹੇ ਓਟ ਦਾ ਹੀ ਪ੍ਰਤੀਕ ਹਨ। ਇਸੇ ਤਰ੍ਹਾਂ ਅਨੇਕਾਂ ਹੋਰ ਓਟਾਂ ਦੀ ਕਲਪਣਾ ਕੀਤੀ ਜਾ ਸਕਦੀ ਹੈ ਪਰ ਇਸ ਸਿਧਾਂਤ ਨੂੰ ਸਮਝਣ ਲਈ ਇਤਨਾ ਹੀ ਕਾਫੀ ਹੈ। ਛੋਟੀ ਓਟ ਛੋਟੀ ਮੁਸੀਬਤ ਤੋਂ ਹੀ ਬਚਾ ਸਕਦੀ ਹੈ। ਜੀਵ ਨੂੰ ਸਭ ਤੋਂ ਵਡੀ ਮੁਸੀਬਤ ਜੰਮਣ ਮਰਨ ਦੀ, ਜਮਾਂ ਦੀ ਮਾਰ ਦੀ ਹੈ ਇਸ ਤੋਂ ਬਚਣ ਲਈ ਇਕ ਵਾਹਿਗੁਰੂ ਦੀ ਹੀ ਓਟ ਹੈ ਜੋ ਵੱਡੀਆਂ ਤੋਂ ਵੱਡੀਆਂ ਮੁਸੀਬਤਾਂ ਤੋਂ ਬਚਾਉਣ ਵਾਲੀ ਹੈ। ਜੋ ਵਾਹਿਗੁਰੂ ਦੀ ਓਟ ਵਿੱਚ ਆ ਜਾਂਦਾ ਹੈ ਉਸਨੂੰ ਕਿਸੇ ਕਿਸਮ ਦਾ ਧੋਖਾ ਨਹੀਂ ਬਿਆਪਦਾ।

## ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

ਨਾਮ ਸਿਮਰਨ ਤੋਂ ਬਿਨਾਂ ਮਨੁੱਖ ਦਾ ਜੋ ਜੀਵਨ ਬਲਨਾ=ਜੀਵਦਿਆਂ ਰਹਿਣਾ ਹੈ, ਵਾ-ਸਿਮਰਨ ਤੋਂ ਬਿਨਾਂ ਜੋ ਜਿਉਣਾ ਹੈ ਉਹ ਬਲਨਾ=ਸੜਨਾ ਹੈ ਜਿਵੇਂ ਲੱਕੜਾਂ ਚੁਲ੍ਹੇ ਵਿੱਚ ਸੜਦੀਆਂ ਹਨ ਤਿਵੇਂ ਤ੍ਰਿਸ਼ਨਾਂ ਦੀ ਅੱਗ ਵਿੱਚ ਉਸ ਦਾ ਤਨ ਮਨ ਸੜ ਰਿਹਾ ਹੈ। ਜਿਵੇਂ ਅਜਗਰ ਸੱਪ ਦੀ ਆਪਣੀ ਅਰਜਾਰੀ=ਉਮਰ ਹੀ ਦੁਖ ਦਾ ਕਾਰਨ ਬਣੀ ਹੈ ਕਿਉਂਕਿ ਜਿਉਂ-ਜਿਉਂ ਲੰਮੀ ਉਮਰ ਹੁੰਦੀ ਹੈ ਤਿਉਂ-ਤਿਉਂ ਉਸਦੀ ਜ਼ਹਿਰ ਵਧਦੀ ਜਾਂਦੀ ਹੈ। ਇਸੇ ਤਰ੍ਹਾਂ ਜਿਉਂ-ਜਿਉਂ ਮਨੁੱਖ ਦੀ ਉਮਰ ਵਧਦੀ ਹੈ ਤਿਉਂ-ਤਿਉਂ ਉਸ ਦੀ ਕਾਮ ਕ੍ਰੋਧ ਵਾ-ਤ੍ਰਿਸ਼ਨਾਂ-ਈਰਖਾ ਦੀ ਜ਼ਹਿਰ ਵਧਦੀ ਹੈ ਤੇ ਸੱਪ ਵਾਂਗ ਦੁਖੀ ਹੁੰਦਾ ਹੈ ਉਸ ਦੀ ਲੰਮੀ ਉਮਰ ਵੀ ਨਿਸਫਲ ਹੈ।

ਯਥਾ— ੧. ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥

[ਗਉੜੀ ਮ: ੫, ਅੰਗ ੨੩੯]

੨. ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬਿਥਾਨਦ ॥

[ਸਾਰਗ ਮ: ੫, ਅੰਗ ੧੨੦੪]

## ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

ਭਾਵੇਂ ਨੌਂ ਖੰਡਾਂ ਦਾ ਭੀ ਰਾਜ ਕਮਾਵੈ=ਕਰਦਾ ਰਹੇ; ਤਾਂ ਭੀ ਨਾਮ ਸਿਮਰਨ ਤੋਂ ਬਿਨਾਂ ਅੰਤ ਸਮੇਂ ਸੰਸਾਰ ਵਿਚੋਂ ਜਿੱਤ ਕੇ ਨਹੀਂ ਹਾਰ ਕੇ ਜਾਵੇਗਾ।

ਯਥਾ— ੧. ਜੇ ਜੁਗ ਚਾਰੇ ਆਰਜਾ ਹੋਰ ਦਸੁਣੀ ਹੋਇ॥

ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥

ਚੰਗਾ ਨਾਉ ਰਖਾਇਕੈ ਜਸੁ ਕੀਰਤਿ ਜਗਿ ਲੇਇ ॥

ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥

[ਜਪੁਜੀ ਸਾਹਿਬ, ਅੰਗ ੨]

**੨. ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥**

**ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥** [ਸਿਰੀਰਾਗੁ ਮਃ ੩, ਅੰਗ ੨੬]

ਜਿਨ੍ਹਾਂ ਨੇ ਇਸ ਸੰਸਾਰ ਵਿੱਚ ਨੌਂ ਖੰਡ ਪ੍ਰਿਥਵੀ ਨੂੰ ਜਿੱਤ ਕੇ ਰਾਜ ਸੁਖ ਤੇ ਅਨੇਕਾਂ ਪ੍ਰਕਾਰ ਦੇ ਅਨੰਦ ਮਾਣੇ, ਲੱਖਾਂ ਇਸਤ੍ਰੀਆਂ ਦੇ ਨਾਲ ਵਿਸ਼ੇ ਰਸ ਭੋਗਿਆ ਪਰ ਅੰਤ ਨੂੰ ਸੰਸਾਰ ਵਿਚੋਂ ਹਾਰ ਖਾ ਕੇ ਨੰਗੇ ਪੈਰੀ ਹੀ ਚਲੇ ਗਏ।

ਯਥਾ— **ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥**

**ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥** [ਸਲੋਕ ਕਬੀਰ ਜੀ, ਅੰਗ ੧੩੬੫]

## ਸਾਖੀ-ਸਹੰਸੂ ਬਾਹੁ

ਸੰਸਾਰ ਦੇ ਮਹਾਨ ਜੋਧਿਆਂ ਵਿਚੋਂ ਇਕ ਜੋਧਾ ਜਿਸ ਦਾ ਨਾਮ ਸਹੰਸੂ ਬਾਹੂ ਕਰਕੇ ਪ੍ਰਸਿੱਧ ਹੈ ਇਸ ਦਾ ਨਾਮ ਅਰਜਨ ਵੀ ਹੈ। ਜੋ ਤ੍ਰੇਤੇ ਯੁੱਧ ਵਿੱਚ ਚੰਦ੍ਰਵੰਸ਼ੀ ਰਾਜੇ ਕ੍ਰਿਤਵੀਯ ਦੇ ਘਰ ਪੈਦਾ ਹੋਇਆ। ਇਹ ਮਾਹਿਸਮਤੀ ਨਗਰੀ ਦਾ ਰਾਜਾ ਤੇ ਦੱਤਾ ਤ੍ਰੇਯ ਦਾ ਸਿੱਖ ਸੀ। ਇਸ ਦਾ ਜਾਤ ਬਾਰੇ ਕੁਝ ਗ੍ਰੰਥਾਂ ਵਿਚੋਂ ਐਸਾ ਸੰਕੇਤ ਮਿਲਦਾ ਹੈ ਕਿ ਇਹ ਹੈਹਯ ਜਾਤ ਦਾ ਸੀ। ਵਿਸ਼ਨ ਪੁਰਾਣ ਵਿੱਚ ਲਿਖਿਆ ਹੈ ਕਿ ਹੈਹਯ ਯਾਦਵਾਂ ਵਿਚੋਂ ਹਨ। ਅੱਜ ਕਲ੍ਹ ਦੇ ਵਿਦਵਾਨ “ਸਿਦਿਯਨ” ਜਾਤ ਨੂੰ ਹੈਹਯ ਮੰਨਦੇ ਹਨ। ਮਹਾਂਭਾਰਤ ਤੋਂ ਪਤਾ ਲਗਦਾ ਹੈ ਕਿ ਹੈਹਯ ਮਨੁ ਦੇ ਪੁੱਤ੍ਰ ਯਯਾਤਿ ਦੀ ਔਲਾਦ ਹਨ। ਕਰਨਲ ਟਾਡ ਲਿਖਦਾ ਹੈ ਕਿ ਬਘੇਲ ਖੰਡ ਦੀ ਸੋਹਾਗਪੁਰ ਦੀ ਘਾਟੀ ਵਿੱਚ ਹੁਣ ਵੀ ਹੈਹਯ ਜਾਤ ਹੈ। ਸੋ ਇਸ ਪ੍ਰਤਾਪੀ ਰਾਜੇ ਨੇ ਸਾਰੇ ਸੰਸਾਰ ਨੂੰ ਜਿੱਤ ਕੇ ੮੫੦੦੦ ਵਰ੍ਹੇ ਰਾਜ ਕੀਤਾ। ਇਕ ਵਾਰ ਸਹੰਸੂ ਬਾਹੂ ਜੰਗਲ ਵਿੱਚ ਸ਼ਿਕਾਰ ਖੇਡਣ ਗਿਆ। ਉਸੇ ਜੰਗਲ ਵਿੱਚ ਇਸ ਦਾ ਸਾਂਢੂ ਜਮਦਗਨਿ ਰਿਸ਼ੀ ਭਾਰੀ ਤਪ ਕਰ ਰਿਹਾ ਸੀ। ਸਹੰਸੂ ਬਾਹੂ ਦੀ ਰਾਣੀ ਦਾ ਨਾਮ ਸੀਤਾ ਤੇ ਜਮਦਗਨਿ ਰਿਸ਼ੀ ਦੀ ਪਤਨੀ ਦਾ ਨਾਮ ਰੇਣਕਾ ਸੀ, ਦੋਵੇਂ ਸਕੀਆਂ ਭੈਣਾਂ ਸਨ। ਜਦੋਂ ਇਹ ਜਮਦਗਨਿ ਰਿਸ਼ੀ ਦੇ ਆਸ਼ਰਮ ਪਹੁੰਚਾ ਤਾਂ ਰਿਸ਼ੀ ਨੇ ਆਪਣਾ ਰਿਸ਼ਤੇਦਾਰ ਜਾਣਕੇ ਇਸ ਦੀ ਆਓ ਭਗਤ ਕੀਤੀ ਤੇ ਨਿਮੰਤਰਣ ਦਿੱਤਾ ਕਿ ਲੰਗਰ ਮੇਰੇ ਆਸ਼ਰਮ ਤੇ ਛਕਣ। ਇਸਨੇ ਹੰਕਾਰ ਵਿੱਚ ਆ ਕੇ ਉਤਰ ਦਿੱਤਾ ਕਿ ਮੇਰੇ ਨਾਲ ਬਿਅੰਤ ਫੌਜਾਂ ਹਨ। ਤੂੰ ਇਥੇ ਜੰਗਲ ਵਿੱਚ ਅਤੀਤ ਫਕੀਰਾਂ ਦੀ ਜ਼ਿੰਦਗੀ ਜੀਅ ਰਿਹਾ ਹੈਂ, ਹੇ ਰਿਸ਼ੀ ਨਾ ਤੇਰੇ ਕੋਲ ਕੋਈ ਰਸਦਾਂ ਬਸਤਾਂ ਹਨ ਤੇ ਨਾ ਹੀ ਸੇਵਾਦਾਰ ਸੇਵਾ ਕਰਨ ਵਾਲੇ। ਫਿਰ ਇਤਨੀ ਵਡੀ ਫੌਜ ਨੂੰ ਨਿਮੰਤਰਣ ਦੇ ਕੇ ਭੋਜਨ ਕਿਵੇਂ ਛਕਾਵੇਂਗਾ। ਇਸ ਦੇ ਹੰਕਾਰ ਨੂੰ ਤੋੜਨ ਵਾਸਤੇ ਜਮਦਗਨਿ ਰਿਸ਼ੀ ਨੇ ਸਹੰਸੂ ਬਾਹੂ ਨੂੰ ਕਿਹਾ ਕਿ ਹੇ ਰਾਜਨ ਫਕੀਰਾਂ ਕੋਲ ਭੀ ਕੁਝ ਗੁਪਤ ਸ਼ਕਤੀਆਂ ਹੋਇਆ ਕਰਦੀਆਂ ਹਨ। ਜੇ ਤੈਨੂੰ ਤੇਰੀਆਂ ਫੌਜਾਂ ਅਤੇ ਹਕੂਮਤ ਤੇ ਮਾਣ ਹੈ ਤਾਂ ਸਾਨੂੰ ਪ੍ਰਮੇਸ਼ਰ ਅਤੇ ਉਸ ਦੇ ਨਾਮ ਤੇ ਮਾਣ ਹੈ। ਤੇਰੀ ਇਹ ਛੋਟੀ ਜਿਹੀ ਫੌਜ ਤਾਂ ਕੀ ਫਕੀਰ ਤਾਂ ਸਾਰੇ ਸੰਸਾਰ ਨੂੰ ਨਿਮੰਤਰਣ ਦੇ ਕੇ ਤ੍ਰਿਪਤ ਕਰ ਸਕਦੇ ਹਨ। ਇਸ ਲਈ ਨਿਰਸੰਦੇਹ, ਨਿਰ ਸੰਕੋਚ ਆਓ ਤੇ ਖਾਣਾ ਤਿਆਰ ਮਿਲੇਗਾ। ਸਹੰਸੂਬਾਹੂ ਨੂੰ ਬੜੀ ਹੈਰਾਨੀ ਲਗ ਗਈ। ਸ਼ਿਕਾਰ ਤੋਂ ਵਿਹਲਾ ਹੋ ਕੇ ਭੁੱਖ ਲਗੀ ਤੋਂ ਸੈਨਾ ਰਿਸ਼ੀ ਦੇ ਆਸ਼ਰਮ ਵਿੱਚ ਪਹੁੰਚਿਆ। ਅੱਗੇ ਸਭ ਖਾਣੇ ਤਿਆਰ ਮਿਲੇ। ਜਦੋਂ ਭੋਜਨ ਛਕਣ ਲਗੇ ਤਾਂ ਰਾਜੇ ਅਤੇ ਮੰਤਰੀਆਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ। ਕਿਉਂਕਿ ਅਜਿਹੇ ਸੁਆਦਿਸ਼ਟ ਭੋਜਨ ਰਾਜੇ ਨੂੰ ਆਪਣੀ ਰਸੋਈ ਵਿੱਚ ਨਹੀਂ ਸਨ ਮਿਲੇ। ਇਨ੍ਹਾਂ ਸੁੰਦਰ ਖਾਣੇ ਬਣਾਉਣ ਵਾਲਾ ਇਹ ਕਿਹੋ ਜਿਹਾ ਰਸੋਈਆ ਹੈ ਅਤੇ ਇਤਨੀ ਸਮਗ੍ਰੀ ਇਤਨੀ ਜਲਦੀ ਆਸ਼ਮ ਤੇ ਕਿਵੇਂ ਆ ਗਈ। ਇਸ ਗੱਲ ਨੂੰ ਜਾਨਣ ਦੀ ਚੇਸ਼ਟਾ ਮਨ ਵਿੱਚ ਹੋਈ ਤਾਂ ਲੰਗਰ ਛਕਣ ਤੋਂ ਬਾਅਦ ਲੰਗਰ ਬਣਨ ਵਾਲੀ ਜਗ੍ਹਾ ਜਾਣ ਲਗਾ ਤਾਂ ਰਿਸ਼ੀ ਦਾ ਇਕ ਪੜਦਾ ਕੀਤਾ ਹੋਇਆ ਸੀ। ਸਹੰਸੂ ਬਾਹੂ ਨੇ ਇਹ ਪੜਦਾ ਉਠਾਣਾ ਚਾਹਿਆ ਤਾਂ ਕਿ ਪਤਾ ਲਗ ਸਕੇ ਕਿ ਆਖਰ ਇਸ ਪੜਦੇ ਦੇ ਅੰਦਰ ਕੌਣ ਤੇ ਕਿਸ ਤਰ੍ਹਾਂ ਲੰਗਰ ਤਿਆਰ ਹੁੰਦਾ ਹੈ। ਰਿਸ਼ੀ ਨੇ ਮਨ੍ਹਾ ਕੀਤਾ ਕਿ ਰਾਜਨ ਮਰਿਆਦਾ ਭੰਗ ਨਾ ਕਰੋ। ਇਹ ਚਾਰੇ ਚੀਜ਼ਾਂ ਪੜਦੇ ਦੇ ਅੰਦਰ ਹੀ ਸੋਭਦੀਆਂ ਹਨ।



**ਯਥਾ— ਭੋਜਨ ਭਜਨ ਖਜਾਨਾ ਨਾਰੀ ॥ ਚਾਰੇ ਪੜਦੇ ਦੇ ਅਧਿਕਾਰੀ ॥**

ਪੜਦਾ ਉੱਠਣ ਤੋਂ ਚਾਰੇ ਚੀਜ਼ਾਂ ਦੀ ਬਰਕਤ-ਸ਼ੋਭਾ ਨਸ਼ਟ ਹੋ ਜਾਂਦੀ ਹੈ। ਰਾਜਾ ਆਪਣੇ ਹੰਕਾਰ ਵਿੱਚ ਆ ਕੇ ਰਿਸ਼ੀ ਦੀ ਇਹ ਗੱਲ ਮੰਨਣ ਨੂੰ ਤਿਆਰ ਨਾ ਹੋਇਆ, ਕਿਉਂਕਿ ਸੰਸਾਰ ਵਿੱਚ ਤਿੰਨ ਗੁਰੂ ਮੰਨੇ ਹੋਏ ਹਨ। ਰਾਜ ਗੁਰੂ, ਬਾਲ ਗੁਰੂ, ਤ੍ਰਿਯਾ ਗੁਰੂ, ਗੁਰੂ ਦਾ ਅਰਥ ਹੈ ਹਠ। ਭਾਵ ਇਹ ਤਿੰਨ ਪ੍ਰਕਾਰ ਦਾ ਹਠ ਹੈ। ਜਦੋਂ ਰਾਜੇ ਨੇ ਪੜਦਾ ਚੁਕਿਆ ਤਾਂ ਇਕ ਗੁਰੂ ਨਜ਼ਰ ਆਈ ਅਤੇ ਸਮਝਿਆ ਕਿ ਇਸ ਗੁਰੂ ਦੀ ਬਰਕਤ ਨਾਲ ਹੀ ਰਿਸ਼ੀ ਨੇ ਇਤਨਾ ਰਾਸ਼ਨ ਤਿਆਰ ਕੀਤਾ ਹੈ। ਸਹੰਸੂ ਬਾਹੂ ਨੇ ਰਿਸ਼ੀ ਤੋਂ ਇਹ ਗੁਰੂ ਮੰਗੀ। ਰਿਸ਼ੀ ਨੇ ਇਨਕਾਰ ਕੀਤਾ ਕਿ ਇਹ ਰਾਜਿਆਂ ਦੇ ਨਹੀਂ ਸਾਧੂਆਂ ਦੇ ਕੋਲ ਹੀ ਸ਼ੋਭਦੀ ਹੈ। ਇਸ ਤੇ ਰਾਜੇ ਨੇ ਝਗੜਾ ਕਰਨਾ ਚਾਹਿਆ। ਰਾਜੇ ਨੇ ਆਪਣੇ ਬਾਹੂ ਬਲ ਨਾਲ ਜ਼ਬਰਦਸਤੀ ਗੁਰੂ ਖੋਹਣੀ ਚਾਹੀ ਤਾਂ ਗੁਰੂ ਤੋਂ ਪੈਦਾ ਹੋਈ ਫੌਜ ਨੇ ਰਾਜੇ ਦੀ ਸੈਨਾ ਨੂੰ ਹਰਾ ਦਿੱਤਾ। ਇਸ ਅਪਮਾਨ ਨੂੰ ਚਿੱਤ ਵਿੱਚ ਰਖ ਕੇ ਰਾਜਾ ਹਾਰ ਖਾ ਕੇ ਵਾਪਸ ਚਲਾ ਗਿਆ। ਪਰ ਇਕ ਦਿਨ ਫੇਰ ਅਚਾਨਕ ਦਲ ਬਲ ਸਮੇਤ ਆਇਆ ਤੇ ਆਉਂਦਿਆਂ ਹੀ ਰਿਸ਼ੀ ਨੂੰ ਮਾਰ ਦਿੱਤਾ। ਕਈ ਥਾਵਾਂ ਤੇ ਇਹ ਵੀ ਲਿਖਿਆ ਮਿਲਦਾ ਹੈ ਕਿ ਸਹੰਸੂ ਬਾਹੂ ਗੁਰੂ ਨੂੰ ਜ਼ਬਰਦਸਤੀ ਲਿਜਾਣ ਲਗਾ ਤਾਂ ਗੁਰੂ ਅਕਾਸ਼ ਨੂੰ ਉਡੀ ਤਾਂ ਇਸਨੇ ਤੀਰ ਮਾਰਿਆ ਜੋ ਗੁਰੂ ਦੇ ਕੰਨ ਵਿੱਚ ਲਗਾ। ਗੁਰੂ ਦੇ ਰੱਤ ਤੋਂ ਤੰਬਾਕੂ ਦੀ ਬੂਟੀ ਪੈਦਾ ਹੋਈ। ਜਿਸਨੂੰ ਪੀਣ ਦਾ ਪਾਪ ਗੁਰੂ ਦੀ ਰਤ ਪੀਣ ਦੇ ਪਾਪ ਦੇ ਬਰਾਬਰ ਲਗਦਾ ਹੈ। ਇਸ ਤਰ੍ਹਾਂ ਜਦੋਂ ਰਿਸ਼ੀ ਨੂੰ ਕਤਲ ਕਰ ਦਿੱਤਾ ਤਾਂ ਇਸ ਦੇ ਘਰਵਾਲੀ ਰੇਣੁਕਾ ਨੇ ਆਪਣੇ ਪੁੱਤਰ ਪਰਸਰਾਮ ਨੂੰ ਯਾਦ ਕੀਤਾ ਜੋ ਬੜਾ ਭਾਰੀ ਉਗ੍ਰ ਤਪ ਕਰ ਰਿਹਾ ਸੀ ਜਿਸ ਨੇ ਮਾਤਾ ਨੂੰ ਬਚਨ ਦਿੱਤਾ ਸੀ ਕਿ ਜਦੋਂ ਮੈਨੂੰ ਯਾਦ ਕਰੇਗੀ ਮੈਂ ਆਵਾਂਗਾ। ਜਦੋਂ ਪਰਸਰਾਮ ਘਰ ਆਇਆ ਤਾਂ ਮਰੇ ਬਾਪ ਨੂੰ ਦੇਖਕੇ ਕਿ ਮੇਰੇ ਪਿਤਾ ਨੂੰ ਬੇਗੁਨਾਹ ਮਾਰ ਦਿੱਤਾ ਹੈ ਰੋਣ ਲਗ ਪਿਆ।

**ਯਥਾ— ਪਰਸ ਰਾਮੁ ਰੋਵੈ ਘਰਿ ਆਇਆ ॥**

[ਰਾਮਕਲੀ ਕੀ ਵਾਰ ਮ: ੧, ਅੰਗ ੯੫੩]

ਪੁੱਤਰ ਨੂੰ ਵੇਖਕੇ ਰੇਣੁਕਾ ਕੁਰਲਾ ਉਠੀ ਤੇ ਸੱਤ ਤਿਹੱਥੜ ਮਾਰ ਕੇ ਵਿਰਲਾਪ ਕੀਤਾ। ਤਿਹੱਥੜ ਤੋਂ ਭਾਵ ਰੋਦਿਆਂ ਹੋਇਆਂ ਤਿੰਨ ਅੰਗ ਪੱਟ ਛਾਤੀ ਤੇ ਸਿਰ ਉਤੇ ਹੱਥ ਮਾਰਨਾ। ਪਰਸਰਾਮ ਨੇ ਮਾਂ ਦੇ ਰੋਣ ਸਮੇਂ ਜਿਸਮ ਤੇ ਮਾਰੇ ੭੫੩-੨੧ ਵਾਰ ਹੱਥਾਂ ਤੋਂ ਉਸ ਨੇ ਪ੍ਰਣ ਕੀਤਾ ਕਿ ੨ ਵਾਰ ਪ੍ਰਿਥਵੀ ਨੂੰ ਛੱਡੀਆਂ ਤੋਂ ਰਹਿਤ ਕਰਾਂਗਾ। ਤੇ ਜੰਗ ਕਰਕੇ ਸਹੰਸਰ ਬਾਹੂ ਨੂੰ ਮਾਰਿਆ। ਮੁਖਵਾਕ ਦੀ ਉਪਰੋਕਤ ਪੰਗਤੀ ਵਿੱਚ ਅਜਿਹੇ ਬਲਵਾਨ ਰਾਜਿਆਂ ਬਾਰੇ ਦਸਿਆ ਕਿ ਨਵਾਂ ਖੰਡਾਂ ਦਾ ਰਾਜ ਕਰਨ ਵਾਲੇ ਵੀ ਸੰਸਾਰ ਤੋਂ ਹਾਰ ਕੇ ਤੁਰ ਗਏ ਜਿਸ ਤਰ੍ਹਾਂ ਪਰਸਰਾਮ ਤੋਂ ਹਾਰ ਕੇ ਸਹੰਸੂ ਬਾਹੂ ਵੀ ਚਲਾ ਗਿਆ।

**ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥**

ਸੁਭ ਗੁਣਾਂ ਦਾ ਨਿਧਾਨ=ਖਜਾਨਾ ਜੋ ਵਾਹਿਗੁਰੂ ਹੈ ਉਸ ਦੇ ਜਸ ਰੂਪ ਗੁਣ ਉਨ੍ਹਾਂ ਨੇ ਹੀ ਗਾਏ ਹਨ ਜਿਨ੍ਹਾਂ ਦੇ ਉਤੇ ਉਸ ਵਾਹਿਗੁਰੂ ਨੇ ਕਿਰਪਾ ਧਾਰੀ=ਕੀਤੀ ਹੈ।

**ਯਥਾ— ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥**

[ਗਉੜੀ ਸੁਖਮਨੀ ਮ: ੫, ਅੰਗ ੨੭੦]

**ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਸੋ=ਉਹ ਪੁਰਸ਼ ਹੀ ਸੁਖੀਆ ਹੈ ਤੇ ਉਸ ਦਾ ਜਨਮ ਭੀ ਧੰਨੁ ਹੈ, ਮੈਂ ਉਸ ਤੋਂ ਬਲਿਹਾਰੀ=ਕੁਰਬਾਨ ਜਾਂਦਾ ਹੈ।

ਵਾਹਿਗੁਰੂ ਜੀ ਕਾ ਖ਼ਾਲਸਾ ॥ ਵਾਹਿਗੁਰੂ ਜੀ ਕੀ ਫ਼ਤਹ ॥



ਮੁਖਵਾਕ ਨੰਬਰ ੧੧੫

[ਆਦਿ ਅੰਗ ੭੧੩]

**ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ  
ਸਗਲੇ ਦੁਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥  
ਜਨਮ ਮਰਣ ਦੁਹੁ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ  
ਗੋਵਿੰਦ ਪਰਾਇਣ ॥ ਅਥਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥**

### ਟੋਡੀ ਮਹਲਾ ੫ ॥

ਇਹ ਦਰਗਾਹੀ ਬਚਨ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਬਾਣੀ ਕੇ ਬੋਹਿਥਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਟੋਡੀ ਰਾਗ ਵਿੱਚ ਅੰਕਿਤ ਹੈ।

ਸ਼ਬਦ ਦੀ ਪਹਿਲੀ ਤੁਕ ਵਿੱਚ ਰਸਨਾ ਨਾਲ ਵਾਹਿਗੁਰੂ ਦੇ ਗੁਣ ਗਾਉਣ ਦਾ ਮਹਾਤਮ ਦਰਸਾਇਆ ਹੈ।

### ਰਸਨਾ ਗੁਣ ਗੋਪਾਲ ਨਿਧਿ ਗਾਇਣ ॥

ਜਿਨ੍ਹਾਂ ਨੇ ਰਸਨਾ ਨਾਲ ਗੁਣਾਂ ਦੇ ਨਿਧਿ=ਸਮੁੰਦਰ ਗੋ=ਧਰਤੀ ਦੀ ਪਾਲ=ਪਾਲਣਾ ਕਰਨ ਵਾਲੇ ਵਾਹਿਗੁਰੂ ਦਾ ਜਸ ਗਾਉਣਾ ਕੀਤਾ ਹੈ।

### ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੁਖ ਪਲਾਇਣ ॥੧॥ ਰਹਾਉ ॥

ਉਨ੍ਹਾਂ ਦੇ ਮਨ ਵਿੱਚ ਸ਼ਾਂਤੀ ਸਹਜ=ਗਿਆਨ ਤੇ ਰਹਸੁ=ਅਨੰਦ ਪੈਦਾ ਹੋਇਆ ਹੈ ਅਤੇ ਸਾਰੇ ਦੁੱਖ ਪਲਾਇਣ=ਦੂਰ ਹੋ ਗਏ ਹਨ। ਵਾ-ਦੌੜ ਗਏ ਹਨ। ਜੋ ਇਥੇ ਵਾਹਿਗੁਰੂ ਦੇ ਗੁਣ ਗਾਉਣ ਦੀ ਵਿਚਾਰ ਸਤਿਗੁਰੂ ਜੀ ਦੇ ਰਹੇ ਹਨ। ਗੁਣ ਇਕ ਸ਼੍ਰੇਣੀ ਖੂਬੀ ਦਾ ਨਾਮ ਹੈ। ਵਾਹਿਗੁਰੂ ਵਿੱਚ ਸ਼੍ਰੇਣੀ ਖੂਬੀਆਂ ਇਤਨੀਆਂ ਹਨ ਕਿ ਸੰਸਾਰ ਦੇ ਸਾਰੇ ਬੁਧੀਵਾਨ ਮਿਲਕੇ ਵਿਆਖਿਆ ਕਰਨ ਤਾਂ ਹੋ ਨਹੀਂ ਸਕਦੀ ਉਹ ਬੇਅੰਤ ਹੈ। ਫਿਰ ਉਸ ਦੇ ਗੁਣ ਗਾਉਣ ਦਾ ਭਾਵ ਕੀ ਹੈ? ਇਥੇ ਇਹ ਗੱਲ ਸਮਝਣ ਵਾਲੀ ਹੈ। ਗੁਣ ਅਤੇ ਔਗੁਣ ਦੋ ਅਲੱਗ-੨ ਸ਼ਬਦ ਹਨ। ਔਗੁਣ ਇਕ ਘਿਰਣਾਯੋਗ ਨਿੰਦਤ ਸੁਭਾਅ ਤੋਂ ਪੈਦਾ ਹੋਇਆ ਨੀਚ ਕਰਮ ਹੈ। ਗੁਣ ਇਕ ਸ਼੍ਰੇਣੀ ਸੁਭਾਅ ਤੋਂ ਪੈਦਾ ਹੋਇਆ ਸ਼੍ਰੇਣੀ ਕਰਮ ਹੈ। ਬਾਣੀ ਵਿੱਚ ਬਹੁਤ ਸਾਰੇ ਥਾਵਾਂ ਤੇ ਔਗੁਣਾਂ ਦੀ ਚਰਚਾ ਕਰਨ ਤੋਂ ਸਿੱਖ ਨੂੰ ਰੋਕਿਆ ਹੈ, ਕਿਸੇ ਦੇ ਔਗੁਣ ਫੋਲਣੇ ਗੰਦਗੀ ਫੋਲਣ ਦੇ ਸਮਾਨ ਹੀ ਹਨ। ਜੇ ਕੋਈ ਗੰਦਗੀ ਨੂੰ ਫੋਲਦਾ ਹੈ ਤਾਂ ਪਹਿਲਾਂ ਦੁਰਗੰਧੀ ਫੋਲਣ ਵਾਲੇ ਨੂੰ ਹੀ ਪ੍ਰਾਪਤ ਹੁੰਦੀ ਹੈ। ਇਹ ਗੰਦਗੀ ਫੋਲਣ ਦਾ ਪ੍ਰਤੱਖ ਫਲ ਉਸਨੂੰ ਪ੍ਰਾਪਤ ਹੋਇਆ। ਇਸ ਲਈ ਸੰਸਾਰ ਦੇ ਭਲੇ ਪੁਰਸ਼ ਗੰਦਗੀ ਵੇਖ ਕੇ ਉਸਨੂੰ ਫੋਲਣ ਦੀ ਥਾਂ ਉਸ ਤੇ ਮਿੱਟੀ ਪਾਉਣਾ ਯੋਗ ਸਮਝਦੇ ਹਨ ਤਾਂਕਿ ਇਸ ਦੀ ਦੁਰਗੰਧੀ ਫੈਲ ਕੇ ਵਾਤਾਵਰਨ ਨੂੰ ਦੁਸ਼ਿਤ ਨਾ ਕਰੇ, ਜਿਸ ਤੋਂ ਅਨੇਕਾਂ ਰੋਗ ਪੈਦਾ ਹੁੰਦੇ ਹਨ। ਦੁਰਗੰਧੀ ਰਹਿਤ ਵਾਤਾਵਰਨ ਵਿੱਚ ਮਨੁੱਖ ਅਰੋਗ ਰਹਿੰਦਾ ਹੈ। ਇਸ ਲਈ ਹਰ ਮਨੁੱਖ ਦਾ ਫਰਜ਼ ਹੈ ਕਿ ਜਿਥੇ ਵੀ ਉਹ ਰਹਿ ਰਿਹਾ ਹੈ ਉਥੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰਖੇ। ਇਥੇ ਇਕ ਵਿਚਾਰਨ ਵਾਲੀ ਗੱਲ ਹੈ ਕਿ ਦੁਰਗੰਧੀ ਪੈਦਾ ਹੋਈ ਨੂੰ ਤਾਂ ਟੋਆ ਪੁੱਟ ਕੇ ਧਰਤੀ ਵਿੱਚ ਦੱਬਿਆ ਜਾਂਦਾ ਹੈ। ਜਦੋਂ ਕਿ ਸੁਗੰਧੀ ਲਈ ਕਈ ਤਰ੍ਹਾਂ ਦੇ ਫੁੱਲ ਲਾ ਕੇ ਉਹਨਾਂ ਦੀ ਅਨੇਕਾਂ ਕਸ਼ਟ ਝੱਲ ਕੇ ਇਸ ਲਈ ਪਾਲਣਾ ਕਰਦਾ ਹੈ ਕਿ ਵਾਤਾਵਰਨ ਵਿੱਚ ਸੁਗੰਧੀ ਫੈਲੇ। ਜਿਵੇਂ ਦੁਰਗੰਧੀ ਤੇ ਸੁਗੰਧੀ ਦੀ ਵਾਰਤਾ ਹੈ ਇਸੇ ਤਰ੍ਹਾਂ ਗੁਣਾਂ ਅਤੇ ਔਗੁਣਾਂ ਦੀ ਵਾਰਤਾ ਹੈ। ਔਗੁਣਾਂ ਦੀ ਚਰਚਾ ਫੈਲਾਉਣੀ ਦੁਰਗੰਧੀ ਫੈਲਾਉਣ ਦੇ ਤੁਲ ਹੈ। ਜਿਸ ਨਾਲ ਵਾਤਾਵਰਨ ਦੁਸ਼ਿਤ ਹੋ ਕੇ ਸਮਾਜਿਕ ਬੁਰਾਈਆਂ ਵਾ-ਮਾਨਸਿਕ ਰੋਗ ਪੈਦਾ ਹੁੰਦੇ ਹਨ। ਇਸ ਦੇ ਥਾਂ ਤੇ ਗੁਣਾਂ ਦੀ ਚਰਚਾ ਕਰਨੀ ਇਕ ਬਗੀਚੀ ਦੇ ਫੁੱਲ ਲਾਉਣ ਦੀ ਤਰ੍ਹਾਂ ਜਾਂ ਕਸਤੂਰੀ ਚੰਦਨ ਕੇਸਰ ਨਾਲ ਸੁਗੰਧੀ ਫੈਲਾਉਣ ਦੇ ਸਮਾਨ ਹੈ।

ਜੇ ਮਨੁੱਖ ਕਿਸੇ ਮਨੁੱਖ ਦੇ ਗੁਣਾਂ ਦੀ ਚਰਚਾ ਕਰਦਾ ਹੈ ਤਾਂ ਉਹ ਧੋਖੇ ਤੋਂ ਖਾਲੀ ਨਹੀਂ। ਜ਼ਿਆਦਾ-ਤਰ ਐਸਾ ਹੁੰਦਾ ਹੈ ਕਿ ਔਗੁਣ ਲੁਕਵੀਂ ਤਹਿ ਵਿੱਚ ਪਏ ਹਨ। ਗੁਣ ਨਾ ਹੋਣ ਦੇ ਬਾਵਜੂਦ ਵੀ ਲੋਕਾਂ ਵਿੱਚ ਫੈਲਾਏ ਹੋਏ ਹਨ। ਇਹੋ ਜਿਹੇ ਫੋਕੇ ਗੁਣ ਗਾਉਣ ਨਾਲ ਕੁਝ ਨਹੀਂ ਮਿਲਦਾ। ਇਸ ਲਈ ਸਤਿਗੁਰੂ ਜੀ ਨੇ ਮਨੁੱਖਾਂ-ਦੇਵੀ ਦੇਵਤਿਆਂ ਦੀ ਥਾਂ ਪ੍ਰਮੇਸ਼ਰ ਦੇ ਗੁਣ ਗਾਉਣ ਦੀ ਗੱਲ ਕੀਤੀ ਹੈ। ਜੇ ਕਿਸੇ ਮਨੁੱਖ ਵਿੱਚ ਕੋਈ ਗੁਣ ਹੋਵੇ ਤਾਂ ਉਸ ਦੀ ਸ਼ਲਾਘਾ ਕਰਨ ਦੀ ਮਨਾਹੀ ਨਹੀਂ। ਪਰ ਜੇ ਫਲ ਪ੍ਰਭੂ ਦੇ ਗੁਣ ਗਾਉਣ ਨਾਲ ਪ੍ਰਾਪਤ ਹੋਣਾ ਹੈ ਉਹ ਮਨੁੱਖ ਦੇ ਗੁਣ ਗਾਉਣ ਨਾਲ ਪ੍ਰਾਪਤ ਨਹੀਂ ਹੁੰਦਾ। ਪਰ ਜਿਨ੍ਹਾਂ ਨੇ ਆਪਣਾ ਆਪ ਪ੍ਰਭੂ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦੇ ਗੁਣ ਗਾਉਣੇ ਵੀ ਪ੍ਰਮਾਤਮਾ ਦੇ ਗੁਣ ਗਾਉਣ ਦੇ ਤੁਲ ਹਨ। ਵਾਹਿਗੁਰੂ ਦੇ ਗੁਣ ਗਾਉਣ ਦਾ ਮਹਾਤਮ ਬਾਣੀ ਵਿੱਚ ਅਨੇਕਾਂ ਥਾਵਾਂ ਤੇ ਅਨੇਕਾਂ ਰੂਪ ਕਰਕੇ ਆਇਆ ਹੈ।

ਯਥਾ— ੧. ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ [ਮਾਰੂ ਮ: ੫, ਅੰਗ ੧੦੮੦]

੨. ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ [ਬਸੰਤੁ ਮ: ੫, ਅੰਗ ੧੧੮੧]

੩. ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ [ਮਾਝ ਮ: ੪, ਅੰਗ ੧੩੦]

੪. ਨਾਮ ਬਿਨਾ ਕੈਸੇ ਸੁਖੁ ਲਗੀਐ ॥ ਰਸਨਾ ਰਾਮ ਨਾਮ ਜਸੁ ਕਰੀਐ ॥

[ਗਉੜੀ ਮ: ੫, ਅੰਗ ੨੦੦]

੫. ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ [ਸੂਹੀ ਮ: ੫, ਅੰਗ ੭੮੪]

### ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥

ਜਿਨ੍ਹਾਂ ਨੇ ਰਸਾਂ ਦੇ ਆਇਣ=ਘਰ ਰੂਪ ਹਰਿ=ਪ੍ਰਮੇਸ਼ਰ ਵਾਹਿਗੁਰੂ ਦੇ ਚਰਨਾਂ ਨੂੰ ਸੇਵਿਆ ਹੈ ਉਹ ਪੁਰਸ਼ ਜੋ-ਜੋ ਵੀ ਪਦਾਰਥ ਮੰਗਦੇ ਹਨ ਓਹੀ-ਓਹੀ ਪ੍ਰਾਪਤ ਕਰ ਲੈਂਦੇ ਹਨ।

ਰਸਾਇਣ=ਉਹ ਦਵਾਈ ਜੋ ਬੁਢੇਪੇ ਤੇ ਉਸ ਦੇ ਦੁੱਖਾਂ ਨੂੰ ਨੇੜੇ ਨਾ ਆਉਣ ਦੇਵੇ। ਇਸ ਲਈ ਗੁਰੂ ਜੀ ਨਾਮ ਨੂੰ ਅਸਲੀ ਰਸਾਇਣ ਆਖਦੇ ਹਨ।

ਯਥਾ— ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥ [ਮਾਝ ਮ: ੫, ਅੰਗ ੯੯]

ਕਿਉਂਕਿ ਨਾਮ ਨੂੰ ਪ੍ਰਮੇਸ਼ਰ ਦੇ ਚਰਨ ਮੰਨਿਆ ਹੈ ਜਿਸ ਕਰਕੇ ਉਪਰੋਕਤ ਪੰਗਤੀ ਵਿੱਚ ਸਤਿਗੁਰਾਂ ਨੇ ਪ੍ਰਮੇਸ਼ਰ ਦੇ ਚਰਨਾਂ ਨੂੰ ਰਸਾਇਣ ਦੱਸਿਆ ਹੈ।

ਯਥਾ— ੧. ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ [ਸੋਰਠਿ ਮ: ੫, ਅੰਗ ੬੧੯]

੨. ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥ [ਸਿਰੀਰਾਗੁ ਮ: ੫, ਅੰਗ ੪੭]

੩. ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ [ਧਨਾਸਰੀ ਮ: ੫, ਅੰਗ ੬੮੧]

੪. ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ [ਸੋਰਠਿ ਮ: ੫ ਅੰਗ ੬੨੬]

### ਸਾਖੀ-ਭਾਈ ਆਦਮ ਦੀ

ਗੁਰਬਾਣੀ ਦੇ ਇਸ ਸਿਧਾਂਤ ਦੀ ਪ੍ਰਸਿੱਧ ਸਾਖੀ ਭਾਈ ਆਦਮ ਦੀ ਹੈ। ਜੋ ਭੁਚੇ ਨਗਰ ਦਾ ਵੱਡਾ ਜ਼ਿਮੀਂਦਾਰ ਸਿੱਧੂ ਕੁਲ ਭੁੱਲਰ ਗੋਤ ਦਾ ਸੀ। ਭਾਈ ਆਦਮ ਧਰਮ ਦੀ ਕਿਰਤ ਕਰਕੇ ਗੁਜਾਰਾ ਕਰਦਾ ਸੀ। ਉੱਤਮ ਖੇਤੀ ਮਧਮ ਵਪਾਰ ਲੌਕਿਕ ਪ੍ਰਮਾਣ ਅਨੁਸਾਰ ਖੇਤੀ ਨੂੰ ਉੱਤਮ ਸਮਝ ਕੇ ਵਾਹੀ ਦਾ ਕੰਮ ਕਰਦਾ ਸੀ। ਘਰ ਵਿੱਚ ਹਰ

ਤਰ੍ਹਾਂ ਦੇ ਪਦਾਰਥ ਸਨ। ਜੈਸਾ ਕਿ ਚੰਗੇ ਮਕਾਨ ਦੁੱਧ ਦੇਣ ਵਾਲੀਆਂ ਗਾਵਾਂ ਮੱਝਾਂ, ਖੇਤੀ ਕਰਨ ਲਈ ਚੰਗੇ ਬੈਲ ਉਠ, ਖੁੱਲ੍ਹੀ ਜ਼ਮੀਨ, ਮਾਇਕੀ ਪਦਾਰਥ ਭਾਵ ਘਰ ਵਿੱਚ ਸਭ ਕੁਝ ਸੀ ਪਰ ਇਕ ਪੁੱਤਰ ਦੇ ਨਾ ਹੋਣ ਕਰਕੇ ਹਰ ਵੇਲੇ ਮਨ ਵਿੱਚ ਚਿੰਤਾ ਰਹਿੰਦੀ ਸੀ। ਪੁੱਤਰ ਪ੍ਰਾਪਤੀ ਲਈ ਬਹੁਤ ਸਾਰੇ ਟੂਣੇ ਟਾਮਣੇ ਕਰਨ ਵਾਲੇ ਪੀਰਾਂ ਫਕੀਰਾਂ ਦੀਆਂ ਸੁਖਣਾਂ ਨਾਲ ਕੋਸ਼ਿਸ਼ ਕਰਦਾ ਰਿਹਾ ਪਰ ਕਿਸੇ ਤੋਂ ਵੀ ਮਨੋਰਥ ਦੀ ਪ੍ਰਾਪਤੀ ਨਾ ਹੋਈ। ਜਿਉਂ-ਜਿਉਂ ਉਮਰ ਵਧਦੀ ਗਈ। ਤਿਉਂ-ਤਿਉਂ ਸੋਗ ਵਿੱਚ ਵਾਧਾ ਹੁੰਦਾ ਗਿਆ।

ਯਥਾ— ੧. ਬੀੜ ਗਏ ਬਹੁ ਸੰਮਤ ਯਾ ਬਿਧਿ ਸੰਤਤਿ ਨਾਂਹਿ ਭਈ ਸੁਖਕੰਦਾ ॥

ਪੀਰ ਬਿਸਾਲ ਫਕੀਰਨ ਜਾਲ ਰਹਯੋ ਸਭਿ ਸੇਵਤਿ ਭਾਵ ਸੁ ਖਿੰਦਾ ॥

[ਗੁਰ ਪ੍ਰਤਾਪ ਰਾਸਿ ੨ ਅੰਸੂ ੪੧]

ਕਿਤੋਂ ਵੀ ਇੱਛਾ ਪੂਰੀ ਹੁੰਦੀ ਨਾ ਦੇਖਕੇ ਇਸ ਦਾ ਮਨ ਉਦਾਸ ਰਹਿਣ ਲੱਗ ਪਿਆ। ਦਾਨੀ ਸੁਭਾਅ ਇਤਨਾ ਸੀ ਕਿ ਜਦੋਂ ਵੀ ਕੋਈ ਪੀਰ-ਫਕੀਰ ਪਿੰਡ ਵਿੱਚ ਆਉਂਦਾ ਤਾਂ ਲੋਕੀ ਆਦਮ ਦਾ ਘਰ ਦਸਦੇ। ਇਕ ਦਿਨ ਗੁਰੂ ਦਾ ਇਕ ਸਿੱਖ ਆਇਆ। ਜਿਸ ਦੀ ਇਸਨੇ ਤਨ-ਮਨ-ਧਨ ਨਾਲ ਸੇਵਾ ਕੀਤੀ। ਇਸ ਦੇ ਉਦਾਸ ਚਿਹਰੇ ਦੀ ਪੱਟੀ ਪੜ੍ਹ ਕੇ ਉਸ ਸਿੱਖ ਨੇ ਭਾਈ ਆਦਮ ਤੋਂ ਉਦਾਸੀ ਦਾ ਕਾਰਨ ਪੁੱਛਿਆ ਤਾਂ ਉਹ ਫੁੱਟ-ਫੁੱਟ ਰੋਣ ਲੱਗ ਪਿਆ ਅਤੇ ਆਪਣੇ ਹਿਰਦੇ ਦਾ ਪੁੱਤਰ ਦੇ ਨਾ ਹੋਣ ਦਾ ਦੁੱਖ ਬਿਆਨ ਕੀਤਾ। ਜਿਸ ਨੂੰ ਸੁਣ ਕੇ ਉਸ ਸਿੱਖ ਨੇ ਗੁਰਮਤਿ ਦਾ ਸਹੀ ਰਸਤਾ ਦਰਸਾਇਆ। ਜਿਸ ਰਸਤੇ ਚੱਲ ਕੇ ਪੁੱਤਰ ਦੀ ਪ੍ਰਾਪਤੀ ਦੇ ਨਾਲ-ਨਾਲ ਮਨੁੱਖਾ ਜਨਮ ਭੀ ਸਫਲ ਹੋਵੇ। ਉਹ ਰਸਤਾ ਦਰਸਾਇਆ। ਇਸ ਤੋਂ ਪਹਿਲਾਂ ਮਨਮਤੀਏ ਲੋਕਾਂ ਨੇ ਮਨਮਤ ਵਾਲੇ ਰਸਤਿਆਂ ਤੇ ਭਾਈ ਆਦਮ ਨੂੰ ਭੜਕਾਇਆ। ਉਸ ਸਿੱਖ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਘਰ ਹੀ ਸਰਬ ਇੱਛਾ ਪੂਰਨ ਕਰਨ ਵਾਲਾ ਰਸਾਇਣ ਰੂਪ ਹੈ ਤੂੰ ਉਥੇ ਚੱਲ ਉਹਨਾਂ ਦੇ ਕੋਲੋਂ ਪੁੱਤਰ ਪ੍ਰਾਪਤੀ ਦੀ ਕਾਮਨਾ ਪੂਰੀ ਹੋ ਜਾਂਵੇਗੀ।

ਯਥਾ— ਸਤਿਗੁਰ ਗੁਰੂ ਰਾਮਦਾਸ ਜਿਨ ਨਾਮ ॥ ਪੂਰਨ ਕਰਹਿ ਸਪੂਰਨ ਕਾਮ ॥

ਕਰਿ ਸੇਵਾ ਤਿਨ ਕੀ ਅਭਿ ਜਾਇ ॥ ਪੁੱਤ੍ਰ ਕਾਮਨਾ ਤਹਿ ਤੇ ਪਾਇ ॥੭॥

[ਰਾਸ ੨ ਅੰਸੂ ੪੧]

ਇਹ ਸੁਣ ਕੇ ਭਾਈ ਆਦਮ ਨੇ ਆਪਣੀ ਬਿਰਧ ਅਵਸਥਾ ਵੱਲ ਝੂਰਦਿਆਂ ਦੇਖਿਆ ਕਿ ਸੁੱਕੇ ਬਿਰਥ ਨੂੰ ਫਲ ਨਹੀਂ ਲੱਗਿਆ ਕਰਦੇ ਮੈਨੂੰ ਪੁੱਤਰ ਹੁਣ ਕਿਵੇਂ ਮਿਲੇਗਾ। ਕਿਉਂਕਿ ਹੁਣ ਪੁੱਤਰ ਪੈਦਾਇਸ਼ ਦੀ ਉਮਰ ਬੀਤ ਚੁਕੀ ਹੈ। ਉਸ ਗੁਰਸਿੱਖ ਦੀ ਪ੍ਰੇਰਨਾ ਨੇ ਭਾਈ ਸਾਹਿਬ ਦਾ ਮਨ ਅਜਿਹਾ ਬਣਾ ਦਿੱਤਾ ਚਲੋ ਜੇ ਪੁੱਤਰ ਨਹੀਂ ਵੀ ਪ੍ਰਾਪਤ ਹੋਵੇਗਾ ਤਾਂ ਸਤਿਗੁਰਾਂ ਦੇ ਦਰਸ਼ਨ ਤੇ ਸੇਵਾ ਕਰਕੇ ਜਨਮ ਤਾਂ ਸਫਲਾ ਹੋਵੇਗਾ ਇਹ ਨਿਸਚਾ ਕਰ ਕੇ ਗੁਰੂ ਜੀ ਦੀ ਸ਼ਰਨ ਵਿਚ ਆਇਆ। ਦਰਸ਼ਨ ਤੇ ਸੇਵਾ ਕਰਕੇ ਮਨ ਨੂੰ ਸ਼ਾਂਤੀ ਪ੍ਰਾਪਤੀ ਹੋਈ ਔਰ ਨਿਸਚੇ ਵਿਚ ਵਾਧਾ ਹੋਇਆ ਕਿ ਮੈਂ ਠੀਕ ਥਾਂ ਤੇ ਸੱਚੇ ਸਤਿਗੁਰੂ ਦੀ ਸ਼ਰਨ ਵਿੱਚ ਆਇਆ ਹਾਂ ਸਿੱਖਾਂ ਤੋਂ ਪੁੱਛਿਆ ਕਿ ਸਤਿਗੁਰੂ ਜੀ ਕਿਸ ਗੱਲ ਨਾਲ ਜ਼ਿਆਦਾ ਪ੍ਰਸੰਨ ਹੁੰਦੇ ਹਨ। ਸਿੱਖਾਂ ਨੇ ਦੱਸਿਆ ਕਿ ਜਿਹੜਾ ਸਿੱਖ ਸਿਮਰਣ ਕਰਦਾ ਹੈ ਭਾਵੇਂ ਖੁਸ਼ ਤਾਂ ਉਸਦੇ ਵੀ ਹੁੰਦੇ ਹਨ, ਪਰ ਜਿਹੜਾ ਸੇਵਾ ਤੇ ਸਿਮਰਨ ਦੋਨੋਂ ਹੀ ਕਰਦਾ ਹੈ ਉਸਤੇ ਵਿਸ਼ੇਸ਼ ਕਰਕੇ ਪ੍ਰਸੰਨ ਹੁੰਦੇ ਹਨ। ਭਾਈ ਆਦਮ ਨੇ ਪੁੱਛਿਆ ਕਿ ਜਿਹੜੀ ਜ਼ਿਆਦਾ ਲੋੜ ਵਾਲੀ ਸੇਵਾ ਹੈ ਜਾਂ ਜਿਸ ਨੂੰ ਘੱਟ ਸਿੱਖ ਕਰਦੇ ਹਨ ਉਹ ਦਸੋ ਤਾਂ ਸਿੱਖ ਨੇ ਕਿਹਾ ਕਿ ਐਸੀ ਸੇਵਾ ਜੰਗਲ ਚੋਂ ਲੱਕੜਾਂ ਲਿਆਉਣ ਦੀ ਹੈ। ਸੋ ਭਾਈ ਆਦਮ ਨੇ ਲੱਕੜਾਂ ਦੀ ਸੇਵਾ ਸ਼ੁਰੂ ਕੀਤੀ। ਲੱਕੜਾਂ ਦੇ ਦੋ ਭਾਰ ਲਿਆ ਕੇ ਇਕ ਲੰਗਰ ਵਿੱਚ ਦਿੰਦਾ ਤੇ ਇਕ ਜਮ੍ਹਾਂ ਰਖਦਾ। ਘਰ ਵਾਲੀ ਲੰਗਰ ਪਕਾਉਂਦੀ ਤੇ ਸੰਗਤਾਂ ਦੇ ਜੂਠੇ ਭਾਂਡੇ ਮਾਂਜਦੀ। ਇਸ ਤਰ੍ਹਾਂ ਸਾਰਾ ਦਿਨ ਸੇਵਾ ਕਰਦੇ ਤੇ ਲੰਗਰ ਆਪਣੇ ਪੈਸਿਆਂ ਦਾ ਬਣਾ ਕੇ ਛਕਦੇ। ਇਸ ਤਰ੍ਹਾਂ ਛੇ ਮਹੀਨੇ ਗੁਰੂ ਚਰਨਾਂ ਵਿੱਚ ਰਹਿੰਦਿਆਂ ਬਤੀਤ ਹੋ ਗਏ। ਇਕ ਦਿਨ ਗੁਰੂ ਜੀ ਸੰਗਤਾਂ ਨੂੰ ਤਾਰਨ ਵਾਸਤੇ ਬਾਹਰ ਨਗਰਾਂ ਵਿੱਚ ਗਏ ਤੇ ਗੋਇੰਦਵਾਲ-

ਖਡੂਰ ਸਾਹਿਬ ਤੋਂ ਹੋ ਕੇ ਵਾਪਸ ਅੰਮ੍ਰਿਤਸਰ ਸਾਹਿਬ ਆਏ ਤਾਂ ਨਾਲ ਬਹੁਤ ਸੰਗਤ ਸੀ। ਸੀਤ ਕਾਲ ਦਾ ਸਮਾਂ ਹੋਣ ਕਰਕੇ ਕੁਝ ਵਰਖਾ ਤੋਂ ਬਾਅਦ ਹਵਾ ਚੱਲ ਰਹੀ ਸੀ। ਰਹਿਣ ਲਈ ਇਤਨੇ ਟਿਕਾਣੇ ਸਰਾਂ ਨਹੀਂ ਸੀ। ਗੁਰਸਿੱਖ ਸੰਗਤਾਂ ਦੇ ਇਸ ਦੁੱਖ ਨੂੰ ਸਹਿਨ ਨਾ ਕਰਦੇ ਹੋਏ ਦਿਆਲੂ ਸਤਿਗੁਰੂ ਜੀ ਨੇ ਉਚੇ ਥਾਂ ਤੇ ਖੜ੍ਹ ਕੇ ਉੱਚੀ ਆਵਾਜ਼ ਵਿੱਚ ਕਿਹਾ ਕਿ ਜੋ ਅੱਜ ਗੁਰਸਿੱਖ ਸੰਗਤਾਂ ਦਾ ਠੰਡ ਦਾ ਦੁੱਖ ਦੂਰ ਕਰੇਗਾ ਉਹ ਜੋ ਵੀ ਮੰਗੇਗਾ ਗੁਰੂ ਨਾਨਕ ਦੇ ਘਰ ਤੋਂ ਉਹੀ ਵਸਤੂ ਲੈ ਦੇਵਾਂਗੇ। ਇਹ ਸੁਣਦਿਆਂ ਹੀ ਭਾਈ ਆਦਮ ਦੇ ਥਾਂ-ਥਾਂ ਅੰਗੀਠੇ ਬਾਲ ਕੇ ਸੰਗਤਾਂ ਦੇ ਦੁੱਖ ਨੂੰ ਦੂਰ ਕੀਤਾ ਤੇ ਸੰਗਤਾਂ ਦੀਆਂ ਅਸੀਸਾਂ ਲਈਆਂ। ਸਤਿਗੁਰੂ ਜੀ ਵੀ ਦੂਰ ਤੋਂ ਦੇਖਦੇ ਰਹੇ ਕਿ ਕੋਈ ਸਿੱਖ ਘਾਲਣਾ ਘਾਲ ਰਿਹਾ ਹੈ। ਦੂਜੇ ਦਿਨ ਦਰਬਾਰ ਵਿੱਚ ਸਤਿਗੁਰੂ ਜੀ ਕਹਿਣ ਲੱਗੇ ਕਿ ਰਾਤ ਵਾਲਾ ਸਿੱਖ ਕੌਣ ਹੈ ਜਿਸਨੇ ਸੇਵਾ ਕੀਤੀ ਹੈ, ਉਸਨੂੰ ਹਾਜ਼ਰ ਕਰੋ। ਲਾਂਗਰੀ ਸਿੱਖ ਨੇ ਦਸਿਆ ਕਿ ਮਹਾਰਾਜ! ਇਕ ਭਾਰ ਰੋਜ਼ ਲੰਗਰ ਲਈ ਲੱਕੜਾਂ ਦਾ ਲੈ ਕੇ ਆਉਣ ਵਾਲਾ ਭਾਈ ਆਦਮ ਹੈ। ਉਸਨੂੰ ਬੁਲਵਾਇਆ ਭਾਈ ਆਦਮ ਨੇ ਨਿਮਰਤਾ ਗਰੀਬੀ ਸਹਿਤ ਆ ਕੇ ਨਮਸਕਾਰ ਕੀਤੀ ਤਾਂ ਸਤਿਗੁਰਾਂ ਨੇ ਪਵਿੱਤ੍ਰ ਮੁਖ ਤੋਂ ਬਚਨ ਉਚਾਰਨ ਕੀਤਾ।

ਯਥਾ— **ਤੇਰੀ ਘਾਲਿ ਪਰੀ ਸਭ ਥਾਇੰ ॥ ਮਾਂਗ ਲੇਹੁ ਬਰ ਸੋ ਅਬ ਪਾਇ ॥** [ਗੁ: ਪ੍ਰ: ਰਾਸ ੨ ਅੰਸੂ ੪੧]

ਆਪਣੀ ਅਤੇ ਘਰਵਾਲੀ ਦੀ ਬਿਰਧ ਅਵਸਥਾ ਵੱਲ ਦੇਖ ਕੇ ਆਪਣੇ ਮਨ ਦਾ ਮਨੋਰਥ ਸਤਿਗੁਰਾਂ ਨੂੰ ਕਹਿ ਨਹੀਂ ਸਕਿਆ ਤੇ ਬੇਨਤੀ ਕੀਤੀ ਮਹਾਰਾਜ ਮੈਨੂੰ ਨਾਮ ਦਾਨ ਬਖਸ਼ੋ। ਸਤਿਗੁਰੂ ਨੇ ਕਿਹਾ ਤੂੰ ਜਦੋਂ ਘਰ ਤੋਂ ਚਲਿਆ ਸੀ ਤਾਂ ਤੇਰਾ ਮਨੋਰਥ ਹੋਰ ਸੀ ਇਸ ਲਈ ਤੂੰ ਜਿਸ ਮਨੋਰਥ ਨੂੰ ਮਨ ਵਿੱਚ ਰੱਖ ਕੇ ਗੁਰੂ ਦਰਬਾਰ ਆ ਘਾਲਣਾ ਘਾਲੀ ਹੈ ਉਹੀ ਕੁਝ ਮੰਗਣਾ ਕਰ। ਇਹ ਕਹਿ ਕੇ ਫਿਰ ਸਤਿਗੁਰ ਕਹਿਣ ਲੱਗੇ ਤੂੰ ਕੱਲ ਨੂੰ ਆ ਕੇ ਮੰਗ ਲਵੀਂ।

ਯਥਾ— **ਜਾਚਯੋ ਜਾਇ ਨ ਤੋਹਿ ਤੇ ਪੁਨ ਆਵਹੁ ਭੁਨ ਸਾਰ ॥**

**ਸੇਵਾ ਤੇਰੀ ਸਫਲ ਹੁਇ ਬਾਂਛ ਦੇ ਕਰਤਾਰ ॥**

[ਗੁ: ਪ੍ਰ: ਰਾਸਿ ੨, ਅੰਸੂ ੪੧]

ਜਦੋਂ ਘਰ ਆਇਆ ਤਾਂ ਸੁਪਤਨੀ ਪੁੱਛਣ ਲੱਗੀ ਕਿ ਸਤਿਗੁਰਾਂ ਤੋਂ ਪੁੱਤਰ ਦਾ ਵਰ ਮੰਗ ਲਿਆ ਜਾਂ ਨਹੀਂ। ਤਾਂ ਭਾਈ ਸਾਹਿਬ ਕਹਿਣ ਲੱਗੇ ਕਿ ਆਪਣੀ ਦੋਵਾਂ ਦੀ ਬਿਰਧ ਅਵਸਥਾ ਕਮਜ਼ੋਰ ਸਰੀਰ ਤੇ ਚਿੱਟੇ ਕੇਸ ਵੇਖ ਕੇ ਮੈਨੂੰ ਪੁੱਤਰ ਮੰਗਦਿਆਂ ਸ਼ਰਮ ਆਈ ਤੇ ਮੈਂ ਨਹੀਂ ਸਕਿਆ ਤਾਂ ਘਰ ਵਾਲੀ ਨੇ ਬਹੁਤ ਅਫਸੋਸ ਕੀਤਾ ਤੇ ਰੋਣ ਲਗ ਪਈ ਕਿ ਮਸਾਂ ਮਸਾਂ ਸਮਾਂ ਹੱਥ ਆਇਆ ਸੀ ਪਰ ਫਿਰ ਹਥੋਂ ਨਿਕਲ ਗਿਆ। ਪਰ ਭਾਈ ਸਾਹਿਬ ਨੇ ਦਸਿਆ ਕਿ ਇਕ ਮੌਕਾ ਹੋਰ ਸਤਿਗੁਰਾਂ ਨੇ ਦਿੱਤਾ ਹੈ। ਅਗਲੇ ਦਿਨ ਦਰਬਾਰ ਵਿੱਚ ਬੁਲਾਇਆ ਤਾਂ ਦੋਵੇਂ ਹੀ ਹਾਜ਼ਰ ਹੋਏ। ਸਤਿਗੁਰਾਂ ਦਾ ਹੁਕਮ ਪਾ ਕੇ ਪੁੱਤਰ ਦੀ ਜਾਚਨਾ ਕੀਤੀ ਤਾਂ ਸਤਿਗੁਰਾਂ ਨੇ ਨੇਤਰ ਬੰਦ ਕਰਕੇ ਵੇਖਿਆ ਤਾਂ ਕਹਿਣ ਲੱਗੇ, ਤੁਹਾਡੇ ਕਰਮਾਂ ਵਿਚ ਪੁੱਤਰ ਨਹੀਂ ਹੈ ਕੁਝ ਹੋਰ ਮੰਗ ਲਵੋ, ਪਰ ਫੇਰ ਵੀ ਪੁੱਤਰ ਦੀ ਜਾਚਨਾ ਹੀ ਕੀਤੀ ਤਾਂ ਸਤਿਗੁਰੂ ਕਹਿਣ ਲੱਗੇ ਮੇਰੇ ਘਰ ਚੌਥਾ ਪੁੱਤਰ ਹੋਰ ਆਉਣਾ ਸੀ। ਸੋ ਉਹ ਅਸੀਂ ਤੁਹਾਨੂੰ ਬਖਸ਼ਿਸ਼ ਕਰਦੇ ਹਾਂ। ਭਗਤੀ ਦੀ ਅੰਸ ਤੋਂ ਪੈਦਾ ਹੋਣ ਕਰਕੇ ਇਸ ਦਾ ਨਾਮ ਭਾਈ ਭਗਤੂ ਰੱਖਣਾ। ਇਸ ਪ੍ਰਕਾਰ ਸਤਿਗੁਰੂ ਰਾਮਦਾਸ ਜੀ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖਸ਼ਿਸ਼ ਕੀਤੀ। ਉਪਰੋਕਤ ਪੰਗਤੀ ਅਨੁਸਾਰ ਪ੍ਰਮੇਸ਼ਰ ਵਾ-ਗੁਰਾਂ ਦੇ ਚਰਨਾਂ ਦੀ ਸੇਵਾ ਕਰਕੇ ਜੋ ਵਸਤੂ ਮੰਗਦਾ ਹੈ ਜੀਵ ਨੂੰ ਉਹੀ ਕੁਝ ਪ੍ਰਾਪਤ ਹੋ ਜਾਂਦਾ ਹੈ। ਕਿਉਂਕਿ ਪ੍ਰਮੇਸ਼ਰ ਦੇ ਚਰਨ ਰਸਾਇਣ ਰੂਪ ਹਨ।

**ਜਨਮ ਮਰਣ ਦੁਹੁ ਤੇ ਛੁਟਹਿ ਭਵਜਲੁ ਜਗਤੁ ਤਰਾਇਣ ॥ ੧ ॥**

ਉਹ ਜਨਮ ਮਰਨ ਰੂਪ ਦੋਹਾਂ ਦੁੱਖਾਂ ਤੋਂ ਛੁੱਟ ਗਏ ਤੇ ਸੰਸਾਰ ਸਮੁੰਦਰ ਤੋਂ ਆਪ ਤਰੇ ਹਨ ਤੇ ਹੋਰਾਂ ਨੂੰ ਤਾਰਦੇ ਹਨ।

## ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥

ਦਾਸ ਨੇ ਖੋਜਦਿਆਂ-ਖੋਜਦਿਆਂ ਇਹ ਤਤੁ=ਸਿਧਾਂਤ ਵਿਚਾਰਿਆ ਹੈ ਕਿ ਗੋਵਿੰਦ=ਵਾਹਿਗੁਰੂ ਦੇ ਪਰਾਇਣ=ਆਸਰੇ ਰਹਿਣਾ ਹੀ ਸੁਖਾਂ ਦਾ ਮੂਲ ਹੈ।

## ਅਬਿਨਾਸੀ ਖੇਮ ਚਾਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥

ਸਤਿਗੁਰੂ ਜੀ ਕਥਨ ਕਰਦੇ ਹਨ ਹੇ ਪੁਰਸ਼ਾ! ਜੇ ਤੂੰ ਅਬਿਨਾਸੀ=ਨਾਸ ਰਹਿਤ ਸੁਖ ਨੂੰ ਚਾਹੁੰਦਾ ਹੈਂ ਵਾ-ਜੇ ਤੂੰ ਅਬਿਨਾਸੀ ਪ੍ਰਭੂ ਦੀ ਪ੍ਰਾਪਤੀ ਤੇ ਖੇਮ=ਰਖਿਆ ਨੂੰ ਚਾਹੁੰਦਾ ਹੈਂ ਤਾਂ ਸਦਾ ਹੀ ਨਾਰਾਇਣ ਪ੍ਰਮੇਸ਼ਰ ਦਾ ਸਿਮਰਨ ਕਰ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥